

ਅੰਕ ੪


ਸੰਚੀ ੩

੧੬

ਇਤਿਹਾਸਕ ਪੱਤ੍ਰ

ਮਾਘ, ਫਗੁਣ, ਚੇਤੂ

੪੮੩ ਗੁ: ਨਾ: = ੨੦੦੮ ਬਿੱ: = ੧੯੫੧-੨ ਈ:



ਸਿੱਖ ਹਿਸਟਰੀ ਸੋਸਾਇਟੀ

ਅੰਮ੍ਰਿਤਸਰ

ਚਉਥੀ ਬਖਸ਼—ਭਾਈ ਮੀਹਾਂ ਸਾਹਿਬ

ਭਾਈ ਖੁਆਜਾ ਤੇ ਭਾਈ ਜਾਨੀ ਸੱਯਦ ਜਨਮ ਤੋਂ ਮੁਸਲਮਾਨ ਸਨ। ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਸ਼ਰਨ ਆਏ ਤੇ ਬੜੀਆਂ ਕਸਾਂ-ਕਸਾਂ ਸਹਿ ਕੇ ਪੂਰਨ ਸਿੱਖ ਬਣੇ! ਭਰਤੀ, ਭਾਵਨਾ ਤੇ ਘਾਲਣਾਂ ਵੇਖਕੇ ਇਕ ਗੁਰਸਿੱਖ ਗੱਭਰੂ ਨੰਦ ਲਾਲ ਨਾਮੇ ਇਨ੍ਹਾਂ ਗੁਰ-ਭਗਤਾਂ ਦੀ ਸੇਵਾ ਕਰਦਾ ਰਿਹਾ। ਅੰਤ ਇਨ੍ਹਾਂ ਦੀ ਕ੍ਰਿਪਾ ਦਾ ਪਾੜ੍ਹ ਬਣ ਗਿਆ। ਜਿਸ ਵੇਲੇ ਸਤਿਗੁਰਾਂ ਅਪਣੇ ਭਗਤਾਂ ਦੇ ਪੂਰਨ ਘਾਲਣਾਂ ਪਰਵਾਨ ਕਰਕੇ, ਅੱਗੋਂ ਸਿਰਫ ਸਿਮਰਨ-ਭਜਨ ਤੇ ਸੱਚ-ਧਰਮ ਦਾ ਪਰਚਾਰ ਕਰਨ ਦੇ ਅਧਿਕਾਰ ਬਖਸ਼ੇ; ਤਦ ਇਹ ਦੋਵੇਂ ਭਾਈ ਨੰਦ ਲਾਲ ਨੂੰ ਅਪਣੀ ਥਾਂ ਸਤਿਗੁਰਾਂ ਦੀ ਸੇਵਾ ਵਿੱਚ ਲਾ ਗਏ।

ਇਹ ਬੜਾ ਹੁੰਦੜ-ਹੇਲ ਤੇ ਸੰਦਰ ਨੌਜਵਾਨ ਸੀ; ਸਾਹਿਬਾਂ ਇਸ ਨੂੰ 'ਸੋਹਣਾ' ਖਿਤਾਬ ਬਖਸ਼ਿਆ, ਅਤੁ ਨਿਕਟੀ ਸੇਵਕਾਂ ਵਿਚ ਸ਼ਾਮਿਲ ਕਰ ਲਿਆ। ('ਮਹਿਮਾ ਪ੍ਰਕਾਸ਼' ਲਿਖਤੀ ਸਾਖੀ ੨੮੬੩, ਪਤਿ ਪਪਦ ਤੋਂ ਪੰਡੀ)

ਲੋਕਿਨ 'ਮਹਨ ਕੋਸ਼' ਵਿਚ ਸ: ਬ: ਭਾਈ ਕਾਨੂ ਸਿੰਘ ਦਾ ਬਿਆਨ ਇਸਤੋਂ ਵਿਲੱਖਣ ਹੈ:-

ਨੰਦ ਲਾਲ (੨) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸੇਵਕ, ਜਿਸਦਾ ਦੂਜਾ ਨਾਮ 'ਸੋਹਣਾ' ਹੈ। ਇਸਦਾ ਪਹਿਲਾ ਨਾਮ 'ਖੂਜਾ ਅਰਜਾਨੀ' ਸੀ। (ਪੰਨਾ ੨੧੬੪)

ਭਾਈ ਨੰਦ ਲਾਲ 'ਸੋਹਣਾ', ਛੇਵੇਂ ਪਾਤਿਸ਼ਾਹ ਦੇ ਕੀਰਤਪੁਰ ਨਿਵਾਸ ਸਮੇਂ ਸਿੱਖ ਬਣੇ ਸਨ। ਇਨ੍ਹਾਂ ਦਾ ਦਾਦਕਾ ਪਿੰਡ ਸਹੀ ਮੱਲੂਮ ਨਹੀਂ, ਪਰ ਸਮਾਧਿ, ਜ਼ਿਲ੍ਹਾ ਹੁਸ਼ਿਆਰਪੁਰ, ਤਸੀਲ ਨਵਾਂ ਸ਼ਹਿਰ ਦੇ ਪਿੰਡ ਸਰੂਲੇ, ਨੌਵੇਂ ਪਾਤਿਸ਼ਾਹ ਦੇ ਯਾਦਗਾਰੀ-ਸਥਾਨ ਗੁ: 'ਗੁਰ-ਪਲਾਹ' ਦੀ ਵਲਗਣ ਅੰਦਰ ਹੈ। ਜਿਸ ਤੋਂ ਅਨੁਮਾਨ ਕੀਤਾ ਜਾ ਸਕਦਾ ਇ, ਕਿ ਭਾਈ ਸਾਹਿਬ ਏਥੋਂ ਦੇ ਹੀ ਵਸਨੀਕ ਸਨ।

ਭਾਈ ਸੋਹਣਾ ਜੀ, ਨੌਵੇਂ ਪਾਤਿਸ਼ਾਹ ਤੱਕ ਸਤਿਗੁਰਾਂ ਦੀ ਸੇਵਾ

੪੨੦.

ਕਰਦੇ ਰਹੇ। ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜਿਸ ਦਿਨ ਚਿੱਲੀ ਵਿੱਚ
ਸ਼ਹੀਦ ਕੀਤੇ ਗਏ, ਠੀਕ ਉਸੇ ਦਿਨ—ਸੰਮਤ ੧੭੩੨ ਮਿਤੀ ੧੧ ਮੱਘ
ਸੁਦੀ ੫ ਵੀਰਵਾਰ ਨੂੰ—ਨੱਗਰ ਸਰੂਲੇ ਵਿੱਚ ਹੀ—

“ਜਿਸੁ ਪਿਆਰੇ ਸਿਉ ਹੈਂਹੁਂ, ਤਿਸੁ ਆਗੈ ਮਰ ਚਲੀਐ ॥
ਪ੍ਰਿਗੁ ਜੀਵਣੁ ਸੰਸਾਰਿ ਤਾਕੇ ਪਾਛੈ ਜੀਵਣਾ ॥”

ਗੁਰਵਾਕੁ ਪੁਰ ਅਮਲ ਕਰਦੇ ਹੋਏ, ਸੁਰਗਿ-ਸਵਾਰਾ ਕਰ ਗਏ।

ਆਪਦੇ ਘਰਿ ਰਾਮਦੇਵਾ, ਸੰਤ ਰਾਮ ਤੇ ਗੁਰਦਿਆਲ ਤਿੰਨ ਪੁੜ੍ਹੇ
ਜਨਮੇ। ਇਹ ਤਿੰਨੇ ਭਰਾ ਵੀ ਪਿਤਾ ਵਾਂਗੁ ਗੁਰੂ-ਘਰ ਦੇ ਸਰਧਾਲੂ
ਸੇਵਕ ਹੋਏ ਹਨ। ਅਰੁ ਘਰਿਸਤ ਵਿੱਚ ‘ਉਦਾਸਿ’ ਦਾ ਰੰਗ ਮਾਣਦੇ
ਰਹੇ ਹਨ।

ਭਾਈ ਨੰਦ ਲਾਲ ਨੇ ਅਪਣੇ ਵੱਡੇ ਪੁਤਰ ਰਾਮਦੇਵਾ ਨੂੰ,
ਅਪਣੇ ਥਾਂ ਸਤਿਗੁਰਾਂ ਦੀ ਸੇਵਾ ਕਰਨ ਲਈ, ਸੰਮਤ ੧੯੨੦ ਬਿ:
ਦੀਪਮਾਲਾ ਦੇ ਮੇਲੇ ਸਮੇਂ ਨੀਯਤ ਕੀਤਾ। ਇਸ ਮੌਕੇ ਬਾਲ-
ਗੋਪਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਗੁਰ-ਗੱਦੀ ਪੁਰ ਸੋਭਾ ਪਾ ਰਹੇ
ਸਨ। ਭਾਈ ਰਾਮਦੇਵਾ ਨੇ ਪਿਤਾ ਦੀ ਆਗਿਆ ਪਾਲਣ ਕਰਦਿਆਂ,
ਚੱਤੇਪਹਿਰ ਹਾਜ਼ਰ-ਹਜ਼ੂਰ ਰਹਿਕੇ ਹੁਕਮੀ-ਕਾਰ ਕਮਾਈ। ਇਨ੍ਹਾਂ ਦੇ
ਜ਼ਿੰਮੇ ਲੰਗਰ ਆਦਿ ਵਿੱਚ ਜਲ ਭਰਨ ਦੀ ਸੇਵਾ ਸੀ। ਉਸ ਤੋਂ
ਇਲਾਵਾ ਗੁਰੂ ਕੇ ਘੋੜਿਆਂ ਤੇ ਸੰਗਤਾਂ ਨੂੰ ਜਲ ਡਕਾਉਣ ਅਤੇ
ਦੀਵਾਨ-ਸਥਾਨ ਆਦਿ ਲੋੜੀਂਦੇ ਥਾਈਂ ਡਿੜਕਾਉ ਕਰਨ ਦੀ ਖਿਦਮਤ
ਭੀ ਬੜੀ ਰੀਝ ਤੇ ਚਾਉ ਨਾਲ ਕਰਦੇ ਹੁੰਦੇ ਸਨ। ਜਿਵੇਂ ਇਨ੍ਹਾਂ ਦੇ
ਪਿਤਾ ਨੇ ਛੇਵੇਂ ਤੋਂ ਅੱਠਵੇਂ ਪਾਤਿਸ਼ਾਹ ਤੱਕ ਰਾਖੜੀ ਸੇਵਾ ਨਿਖਾਹੀ
ਸੀ; ਉਸੇ ਤਰਾਂ ਬੀਬੇ-ਰਾਣੇ ਪੁੜ੍ਹੇ ਨੇ ਭੀ ਅੱਠਵੇਂ ਤੋਂ ਨੋਵੇਂ ਪਾਤਿਸ਼ਾਹ ਦੇ
ਸਦਾ ਚਰਨਾਂ ਵਿੱਚ ਰਹਿ ਕੇ ਅਣਥੱਕ ਸੇਵਾ ਕੀਤੀ। ਸੰਮਤ ੧੯੨੪—
ਪ ਵਿੱਚ ਜਦੋਂ ਨੋਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ,
ਪੂਰਬ-ਭਾਰਤ ਵਲਿ ਗੁਰਤੀਰਥਾਂ ਦੀ ਯਾਤ੍ਰਾ ਤੇ ਧਰਮ-ਪਰਚਾਰ ਕਰਨ
ਦਾ ਦਾਈਆ ਬੰਨ੍ਹਕੇ, ਮਦੂ ਦੇਸ ਤੋਂ ਚੜ੍ਹੇ, ਤਦੋਂ ਭਾਈ ਰਾਮਦੇਵਾ ਸੇਵਾ
ਵਿੱਚ ਹਾਜ਼ਰ ਸੀ। ਇਸ ਦੌਰੇ ਸਮੇਂ ਗੁਰੂ ਜੀ ਪੰਜਾਬ ਦੇ ਜੰਗਲ ਅਰੁ
ਬਾਂਗਰ ਦੇਸਾਂ ਨੂੰ ਬੀ ਚਰਨ-ਕਮਲਾਂ ਦੀ ਛੁਹ ਨਾਲ ਨਿਹਾਲ ਕਰਦੇ

ਇ. ਪ. ੪੨੪.

੪੨੧.

ਗਏ ਸਨ। ਰਾਹ ਵਿਚ ਇਕੇਰਾਂ ਭਾਈ ਰਾਮਦੇਵਾ ਨੇ ਡੇਰੇ ਅੰਦਰ ਤੇ
ਦੀਵਾਨ-ਸਥਾਨ 'ਤੇ ਇਜੇਹਾ ਤੁਮਕਾਉ ਕੀਤਾ, ਜਾਣੋਂ ਇੰਦਰ ਵੇਉਤਾ ਦੇ
ਮੇਘ-ਦੂਤ ਹੀ ਧਰਤੀ ਨੂੰ ਸੁਭਾਇਮਾਨ ਕਰ ਗਏ ਹਨ। ਸਤਿਗੁਰ
ਜੀ ਇਸ ਸੇਵਾ ਪੁਰ ਰੀਝੇ ਤੇ ਫਰਮਾਇਆ—

“ਭਾਈ ਰਾਮਦੇਵਾ ! ਤੂੰ ਤਾਂ ਸੱਚ ਮੁੱਚ ਦਾ ਮੀਂਹ ਵਰਸਾ
ਦਿੱਤਾ ਹੈ ! ਸੋ, ਅੱਜ ਤੋਂ ਤੂੰ ਸਾਡਾ ‘ਮੀਂਹ’ ਹੀ ਹੋਇਆ !
ਹੁਣ ਤੂੰ ਨਾਮ-ਬਾਣੀ ਦੇ ਅੰਮ੍ਰਿਤ ਦੀ ਵਰਖਾ ਭੀ ਕੀਤਾ ਕਰੁ।

ਬਾਵਾ ਸਰੂਪ ਦਾਸ ਜੀ ‘ਭੱਲੇ’ ‘ਮਹਿਮਾ ਪ੍ਰਕਾਸ਼’ ਗ੍ਰੰਥ ਵਿੱਚ
ਲਿਖਦੇ ਨਿ:-

ਦੇਹਰਾ

ਕਰ ਬਿਚਾਰ ਸਤਿਗੁਰ ਚਲੇ, ਲੱਖੀ ਜੰਗਲ ਦੇਸ।
ਰਾਖਨ ਸਰਧਾ ਸਿੱਖ ਕੀ, ਤਜ ਕੁਲ-ਕਲਹ ਕਲੇਸ* ॥੬

ਚੌਪਈ

ਲੱਖੀ ਜੰਗਲ ਕੀਆ ਪਿਆਨਾ।
ਸਿੱਖਨ ਕੀ ਸਰਧਾ ਮਨਿ ਜਾਨਾ।
ਗੁਰ-ਦਰਸਨ ਸਰਧਾ ਜਿਨਿ ਕੀਨਾ।
ਤਹ ਤਹ ਗਏ ਦਿਆਲ ਪ੍ਰਬੀਨਾ ॥੭
ਦੇ ਦਰਸਨ ਸਗਲ ਕ੍ਰਿਤਾਰਥ ਕਰੇ।
ਸੰਖਿਆ ਲਿਖਤਿ ਅੰਤੁ ਨਹੀਂ ਪਰੇ।
ਤਾ ਤੇ ਸੰਛੇਪ ਕਥਾ ਲਿਖਿ ਰਾਖੇ।
ਠੌਰ ਠੌਰ ਸਭ ਹੀ ਜਸੁ ਭਾਖੇ ॥੮
ਪੁਨ ਸਾਬੇ ਕੀ ਤਲਵੰਡੀ ਗਏ।
ਤਿਸ ਦੇਸ ਮਾਹਿ ਕਾਲ ਕਛੁ ਰਹੇ।
ਧਮਤਾਨ ਗਾਉਂ ਰਹੇ ਸਤਿਗੁਰ ਦਿਆਲ।
ਨਿਤ ਨਵਤਨ ਕੌਤੁਕ ਕਰੇ ਬਿਸਾਲ ॥੯
ਬਹੁ ਸੰਗਤਿ ਤਹਾਂ ਰਹੇ ਇਕੱਤ੍ਰੁ।
ਦੇਖੇ ਅਦਭੁਤ ਪਰਮ ਚਰਿਤ੍ਰ।

*ਧੀਰ ਮੱਲ ਵੱਲੋਂ ਗੁਰਗੱਦੀ ਬਾਰੇ ਖੜ੍ਹਾ ਕੀਤਾ ਬਖੇੜਾ ਛੱਡ ਕੇ।

ਇ. ੫. ੪੨੫.

੪੨੨.

ਦਮਦਮੇ ਪੁਰ ਬੈਠੇ ਗੁਰੂ ਦਿਆਲ ।
ਕਰਿ ਦਰਸਨ ਸੰਗਤਿ ਹੋਇ ਨਿਹਾਲ ॥੧੦

ਸੋਰਠਾ

ਸਤਿਗੁਰੁ ਗਿਆਨ-ਸੁਆਂਤਿ, ਬੈਸਨ ਬੂੰਦ ਬਰਖੇ ਜਬੀ ।
ਲੇ ਹਿਰਦੇ ਸਿਖ ਤ੍ਰਿਪਤਾਸਿ, ਜਿਉਂ ਤ੍ਰਿਪਤੇ ਚਾਤ੍ਰਿਕ ਬੂੰਦ-ਜਲਾ॥੧੧

ਚੌਪਈ

ਚੜ੍ਹ ਦਿਸਾ ਅਖੇੜ-ਬਿਤੁੰ ਕਰੈਂ ।
ਮਹਾਂਬੀਰ ਸਿੱਖ ਸੰਗ ਚੜ੍ਹੈਂ ।
ਸਹਜ ਭਾਇ ਜੋ ਹੋਇ ਸੋ ਹੋਇ ।
ਪ੍ਰਭ ਹਰਖ ਸੋਗ ਕਬਹੂੰ ਨਹੀਂ ਕੋਇ ॥੧੨
ਗੁਹ-ਲੋਕ ਆਇ ਤਹਾਂ ਕੀਨਾ ਬਾਸ ।
ਨਿਤ-ਪ੍ਰਤਿ ਮੰਗਲ ਹੋਇ ਬਿਲਾਸ ।
ਹਰਿਮੰਦਿਰ ਤਹਾਂ ਭਇਆ ਤਿਆਰ ।
ਤਿਸ ਮਾਹਿ ਬਿਰਾਜੈ ਗੁਰ-ਕਰਤਾਰ ॥੧੩
ਕੇਤਕ ਕਾਲ ਦਿਆਲ ਤਹਾਂ ਰਹੇ ।
ਲੀਲਾ ਅਮਿਤ ਜਾਤਿ ਨਹੀਂ ਕਹੇ ।
ਹਰਿਨਾਮ ਖਜਾਨੇ ਭਰੇ ਭੰਡਾਰ ।
ਕਰ ਸੇਵਾ ਗੁਰਮੁਖ ਲੇਵਨਹਾਰ ॥੧੪
ਤਹਾਂ ਭਾਈ ਮੈਹੇ ਸੇਵਾ ਠਾਨੀ ।
ਅਤਿ ਸਰਧਾ ਸਿਰਿ ਢੋਵੈ ਪਾਨੀ ।
ਭੁਗਤਿ ਮੁਕਤਿ ਗੁਰ-ਸੇਵਾ ਹੋਇ ।
ਜੋ ਜੋ ਕਰੇ ਪਾਵੇ ਸੁਖ ਸੋਇ ॥੧੫॥

ਦੋਹਰਾ

ਨੰਦ ਲਾਲ 'ਸੋਹਨੇ' ਬਾਲ ਥਾ, ਗੁਰ-ਗੁਹਿ ਸੇਵਾ ਲਾਗ ।
ਸਤਿਗੁਰੁ ਭਏ ਦਿਆਲ ਤਿਸਿ, ਮਾਬੈ ਜਾਗਯੋ ਭਾਗ ॥੧੬

੧-ਸ਼ਿਕਾਰ ਖੇਡਣਾ ।

ਇ. ਪ. ੪੨੬.

ਚੇਪਈ

ਦ੍ਰਿੜੁ-ਮਨਿ ਗੁਰ-ਗ੍ਰਿਹਿ ਸੇਵਾ ਲਾਗਾ ।
 ਭਗਤਿ-ਭਾਉ ਤਿਸਿ ਮਨੁ ਅਨੁਰਾਗਾ ।
 ਪ੍ਰੇਮਿ ਕਲਸੰ ਮਸਤਕ ਸਦ ਧਰੇ ।
 ਨਿਸਿ ਦਿਨਿ ਗੁਰ-ਗ੍ਰਿਹਿ ਪਾਣੀ ਭਰੇ ॥੧੭
 ਮੁਖ ਚਰਚਾ-ਬਾਦ ਸਭੈ ਤਿਨ ਤਜੇ ।
 ‘ਵਾਹਗੁਰੂ’ ਮੁਖ ਸੋਂ ਸਦ ਭਜੇ ।
 ਖਾਨ-ਪਾਨਿ ਸਹਜੇ ਜੋ ਮਿਲੇ ।
 ਸੁਆਦ ਕੁਸੁਆਦ ਮੁਖੋਂ ਨਹੀਂ ਗਿਲੇ ॥੧੮
 ਕੇਤਕ ਕਾਲ ਸੇਵਾ ਤਿਨ ਕਰੀ ।
 ਹਰਿ-ਜਲਿ ਪ੍ਰੇਮ-ਗਗਾਰੀਆ ਭਰੀ ।
 ਜੋ ਸਰਧਾ ਉਨ ਮਨ ਮੋ ਧਾਰੀ ।
 ਸੰਜੋਗ ਪਾਇ ਵਹ ਪ੍ਰਗਟਨਹਾਰੀ ॥੧੯
 ਜਲ ਛੋਵਤ ਸੀਸਿ ਪੁੜਾ ਤਿਸ ਪੜਾ ।
 ਅਤਿ ਪ੍ਰਸੱਨ ਸੇਵਾ ਮਨਿ ਦਿੜਾ ।
 ਤਾ ਮੈਂ ਜੀਵ-ਜੰਤੁ ਪੜ ਗਏ ।
 ਪ੍ਰਗਟ ਕਾਹੂੰ ਸੋ ਕਬਹੂੰ ਨ ਕਹੇ ॥੨੦

ਦੋਹਰਾ

ਜਲੁ ਛੋਵਤਿ ਸਿਰਿ ਚਾਂਦੀ^੩ ਪੜੀ, ਤਿਸ ਮੋ ਪੜ ਗਏ ਜੀਵ ॥
 ਬਿਸਰਿ ਗਏ ਸੁਧਿ ਦੇਹ ਕੀ, ਲਗੀ ਲਗਨ ਦਿੜੁ ਹੀਵ^੩ ॥੨੧

ਅੜਿੱਲ

ਜਲ ਛੋਵਨ ਕੇ ਕਾਜ, ਸੀਸ ਇੱਨੂ ਧਰੇ ।
 ਕੀਆ ਜੁ ਇਨ੍ਹੂ ਘਾਉ, ਸੀਸ ਤਹ ਕ੍ਰਿਮ ਪੜੇ ।
 ਹੋਇ ਖੇਦ ਅਤਿ ਦੇਹਿ, ਨ ਕਾਹੂੰ ਸੋ ਕਹਿਓ ।
 ਹੋ, ਲਗੀ ਲਗਨ ਗੁਰ-ਸੇਵ, ਸੂਖ ਸਮ ਦੁਖ ਸਹਿਓ ॥੨੨

੧—ਗਾਗਰ; ਘੜਾ, ਲੋਹੇ ਯਾ ਪਿੱਤਲ ਆਦਿ ਦਾ । ੨—ਲਾਗਾ,
 ਪੁੜਾ, ਘਾਉ, ਜ਼ਖਮ । ੩—ਹੀਏ (ਮਨ) ਵਿਚ ।

੪੨੪.

ਸੰਜੋਗ ਪਾਇ ਇਕ ਦਿਵਸ, ਦੇਹ ਕੀ ਸੁਧਿ ਲਈ ।
 ਇੱਨ੍ਹ ਲੀਆ ਉਤਾਰ ਘਾਉ ਸਿਰ ਮੌ ਭਈ ।
 ਕਿਤਕ ਜੀਵ ਤਹਾਂ ਨਿਕਸਿ, ਉਲਟਿ ਧਰਤੀ ਪਰੇ ।
 ਹੋ, ਤਬ ਮੇਹੋਂ ਲੀਨ ਉਠਾਇ, ਦਇਆ ਮਨ ਮੌ ਕਰੋ॥੨੩
 ਪੁਨ ਕੀਆ ਬਿਬੇਕ ਬਿਚਾਰ, ਤਿਨੇ ਪਾਲਨ ਕਰਾ ।
 ਪੁਨ ਧਰੇ ਘਾਉ ਕੇ ਬੀਚ, ਜਹਾਂ ਤੇ ਗਿਰ ਪਰਾ ।
 ਸ੍ਰੀ ਮਾਤਾ ਜੀ ਇਹ ਨਿਰਖ, ਬਚਨ ਮੁਖ ਭਾਖਿਆ :
 ਹੋ, ਭਲੀ ਟਹਲ ਤੁਮ ਕੀਨੀ, ਪ੍ਰੇਮ-ਰਸ ਚਾਖਿਆ॥੨੪
 ਤਬ ਭਾਈ ਮੇਹਾਂ ਹਾਥ ਜੋੜਿ ਬਿਨਤੀ ਕਰੇ,
 ਯਹ ਗੁਰ ਗ੍ਰਹਿ ਸੇਵਾ ਕਰਤ ਜੀਵ ਸਿਰ ਮੌ ਪਰੇ ।

*

ਹੇ ਮਾਤਾ ਜੀ ਦੀਨ ਦਇਆਲ ਇਨਹਿ ਸੁਖ ਦੀਜੀਏ॥੨੫
 ਦੋਹਰਾ

ਮੇਹੋਂ ਕੀ ਬਿਨਤੀ ਸੁਨੀ ਤ ਮਾਤਾ ਭਈ ਦਿਆਲ ।
 ਸ੍ਰੀ ਸਤਿਗੁਰ ਜੀ(ਸੋ)ਕਹਾ: ‘ਇਨ ਕਰਾ ਕਠਨ ਤਪ-ਘਾਲ’ ॥੨੬

ਤੁਰੰਗੀ ਛੰਤ

ਸੁਨਿ ਬੋਲੇ ਸੋਆਮੀ, ਅੰਤਰਜਾਮੀ,
 ਜਗ ਅਭਿਰਾਮੀ ਬਿਰਦਾਈ,—
 “ਇਨ ਸੇਵਾ ਕੀਨੀ, ਰਸ ਭੈ-ਭੀਨੀ,
 ਮੈਂ ਅਬ ਚੀਨੀ, ਸਮੁਦਾਈ !
 ਮਨ ਮੰਗੇ ਮਹੰਤੀ, ਸੇਵਾ ਸੰਤੀ,
 ਤਨ-ਦੁਖ ਹੰਤੀ, ਸੁਖਦਾਈ ।
 ਇੱਛੇ ਢਲੁ ਪੈ ਹੈ, ਸਭ ਸੁਖ ਲੈ ਹੈ,
 ਨਿਜ ਘਰਿ ਜੈ ਹੈ, ਗੁਨ ਗਾਈ ॥ ੨੭
 ਦੋਹਰਾ

ਸ੍ਰੀ ਮਾਤਾ ਜੀ ਕੇ ਬਚਨ ਸੁਨਿ, ਪ੍ਰਤ ਮੇਹੋਂ ਲੀਆ ਬੁਲਾਇ ।
 ਕ੍ਰਿਪਾਵੰਤ ਸਤਿਗੁਰ ਭਏ, ਨਿਰਖ ਸੇਵ ਭੈ-ਭਾਇ ॥੨੮

*ਏਥੇ ਪੋਥੀ ਵਿਚ ਇਕ ਤੁਕ ਉਤਾਰਾ ਕਰਨਹਾਰੇ, ਸੱਜਣ ਤੋਂ
 ਲਿਖਣੋਂ ਰਹਿ ਗਈ ਹੈ ।

ਇ. ਪ. ੪੨੮.

ਮਧੁਭਾਰ ਛੰਦ

ਮੇਹੋਂ ਬੁਲਾਇ । ਕੀਨੀ ਸਹਾਇ ॥
 ਪ੍ਰਭ ਕ੍ਰਿਪਾਵੰਤ । ਕੀਨਾ ਮਹੰਤ ॥ ੨੯
 ਪ੍ਰਭ ਕੇ ਹਜੂਰ । ਮੁਖ ਲਸਤ ਨੂਰ ।
 ਲਾਗਾ ਸੁਰੰਗ । ਸੇਵਾ ਪ੍ਰਸੰਗ ॥ ੩੦
 ਧਾਰ ਚਰਨਿ ਸੀਸ । ਭਇਆ ਜਗ-ਅਧੀਸ ।
 ਦਇਆ ਦ੍ਰਿਸ਼ਟਿ ਹੇਰਿ । ਤ੍ਰਿਣ ਕੀਨ ਮੇਰੁ । ੩੧
 ਭਇਆ ਅਖੈ ਦਾਨ । ਦਾਤਾ ਨਿਧਾਨ ।
 ਲੇ ਨਿਮ੍ਰਭੂਤ । ਸੇਵਕ ਸਪੂਤ ॥ ੩੨

ਦੇਹਰਾ

ਏਕ ਦਖਨੀ ਬੈਲ ਗੁਰੁ ਕੇ ਰਹੇ, ਸੇਵਕ ਬਡਾ ਪੁਰਾਨ ।
 ਤਿਸ ਦੀਆ ਨਗਾਰਾ ਨਾਮਕਾ, ਝੰਡਾ ਗੁਰ ਸਬਦ ਪ੍ਰਮਾਨ ।

ਚੌਪਈ

ਲੇ ਮਹਾਦਾਨ ਮੇਹਾਂ ਮਗਨਾਨੇ ।
 ਸਤਿਗੁਰ ਪਾਰਬ੍ਰਹਮ ਕਰਿ ਜਾਨੇ ।
 ਤਿਨ ਚੇਲਾ ਕੀਆ ਭਾਈ ਲਖਮੀਰ ।
 ਵਡਾ ਤਪੱਸੀ ਮਤਿ ਕਾ ਧੀਰ ॥ ੩੪
 ਤਿਨ ਦੱਤ-ਪਾਦਕਾ^੧, ਬਿਧਿ ਕਰਿ ਪੂਜੀ।
 ਕਰੀ ਏਕਤਾ ਰਖੀ ਨ ਦੂਜੀ ।
 ਪੁਨਿ ਤਾਸੋ ਗੁਰੁ-ਪਾਦਕਾ^੨ ਪੁਜਾਈ ।
 ਗੁਰੁ-ਪੰਥ ਕੀ ਕਰਿ ਮਹਿਮਾ ਅਧਿਕਾਈ॥ ੩੫
 ਗੁਰੁ-ਮਹਿਮਾ ਪਰ ਤਾਕਾ ਧਨ ਲਾਗਾ ।
 ਕਰੀ ਘਾਲ ਵੈ ਭਇਆ ਸਭਾਰਾ ।
 ਜਾ ਕੋ ਗੁਰ ਕੀ ਕਿਰਪਾ ਹੋਇ ।
 ਤਾ ਕੀ ਰੀਸ ਕਰੇ ਕਿਆ ਕੋਇ ॥ ੩੬
 ਜਾਕੀ ਦ੍ਰਿਸ਼ਟਿ ਮੇਰੁ ਤ੍ਰਿਣ ਹੋਇ ।
 ਐਸੇ ਗੁਰ ਕੋ ਸੇਵੈ ਜੋਇ ।

੧-ਬਖਸ਼ੀ ਹੋਈ ਖੜਾਉਂ (ਪਉਣੇ) ਯਾ ਜੁੱਤੀ ।

ਇ. ਪ. ੪੨੯.

੪੨੬.

ਭੁਗਤਿ ਮੁਕਤਿ ਸੇਵਕ ਲੇ ਮਿਲੇ ।
ਅਮਰ ਅਜਰ ਧਨ ਕਬਹੂੰ ਨ ਚਲੇ ॥੩੭

ਦੋਹਰਾ

ਮਹਿਮਾ ਸਤਿਗੁਰ ਦਿਆਲ ਜੋ, ਸੁਨੇ ਸਿੱਖ ਕਰਿ ਭਾਇ ।
ਕਲ-ਕਲੇਸ ਲਾਗੇ ਨਹੀਂ, ਪਰਮਾਨੰਦ ਸਮਾਇ ॥੩੮
[ਸਾਖੀ ੧੯੪]

ਇਹੋ ਸਾਖੀ ਭਾਈ ਸੰਤੋਖ ਸਿੰਘ ਜੀ ਨੇ 'ਸ੍ਰੀ ਗੁਰ ਪ੍ਰਤਾਪ ਸੂਰਜ' ਦੀ ੧੧ਵੀਂ ਰਾਸਿ ਦੇ ੪੨ਵੇਂ ਅੰਸੂ 'ਚਿ ਆਪਣੇ ਰੰਗ ਵਿਚ ਬਿਆਨੀ ਹੈ ।

ਬਾਬਾ ਭੱਲਾ ਜੀ ਦੇ ਬਿਆਨ ਅਨੁਸਾਰ ਸਤਿਗੁਰਾਂ ਨੇ ਭਾਈ ਸਾਹਿਬ ਦੀ ਅਣਖਿੱਝ ਘਾਲ-ਕਮਾਈ ਪੁਰ ਰੀਝਕੇ, 'ਮਹੰਤ' ਬਣਨ ਦਾ ਵਰੁ ਦਿੱਤਾ; ਅਤੇ ਨਾਲ ਇਕ ਪੁਰਾਣਾ ਗੁਰ-ਸੇਵਕ ਦੱਖਣੀ ਬਲੁਦ ਨਗਾਰੇ ਸਮੇਤ ਤੇ ਗੁਰ-ਸ਼ਬਦ ਦਾ ਨੀਸਾਣੁ 'ਝੰਡਾ' ਭੀ ਬਖਸ਼ਿਆ। ਸਤਿਗੁਰਾਂ ਦੀ ਚਰਨ-ਛੋਹ ਨਾਲ ਪਾਵਨ ਹੋਈਵੀ ਇਕ ਖੜਾਂਵ, ਭਾਈ ਸਾਹਿਬ ਨੇ ਤਬੱਰਕ ਦੇ ਤੌਰ ਪੁਰ ਖੁਦ ਮੰਗ ਲਈ । ਜਿਸਦੀ ਉਹ ਸਰਧਾ ਪੂਰਬਕ ਸਦਾ ਪੂਜਾ ਕਰਦੇ ਰਹੇ ।

ਮਹੰਤ ਗਣੇਸ਼ਾ ਸਿੰਘ 'ਭਾਰਤ ਮਤ ਦਰਪਨ' ਵਿਚ ਬਖਸ਼ਿਆਂ ਵਸਤਾਂ ਵਿਚ ਆਪਣਾ ਚੇਲ੍ਹਾ, ਸੇਲੀ, ਟੋਪੀ ਤੇ ਲੋਹ ਭੀ ਗਿਣਦੇ ਹਨ । ਅਰੁ ਨਾਲੇ "ਖਾਂਦਾ ਤੇ ਖੁਲਾਂਦਾ ਰਹੁ; ਅਰੁ ਨਾਮਣੇ ਵਾਲਾ ਹੋਹੁ ।" ਬਰਨ ਕੀਤਾ ਭੀ ਦਸਦੇ ਹਨ ।

ਅੱਗੋਂ ਭਾਈ ਲਖਮੀਰ ਨੂੰ ਅਪਣਾ ਚੇਲਾ ਥਾਪ ਕੇ, ਉਹੋ ਪਾਵਨ-ਪਾਂਵਰੀ ਉਸਦੇ ਸਪੁਰਦ ਕਰਕੇ, ਪੂਜਾ-ਪ੍ਰਤਿਸ਼ਟਾ ਬਹਾਲ ਰੱਖਣ ਦੀ ਹਦਾਯਤ ਕੀਤੀ । ਭਾਈ ਲਖਮੀਰ ਨੇ ਬੀ ਅਪਣੇ ਗੁਰੂ ਦੀ ਆਗਿਆ ਪਾਲਦਿਆਂ ਖੈਟੁ-ਖੂਬੀ ਭਰੀ ਖੜਾਓਂ ਦੀ ਸੇਵਾ ਵਿਚ ਸਰਬੰਸ ਲਾ ਦਿੱਤਾ । ਅਰੁ ਗੁਰ-ਸ਼ਬਦ ਦਾ ਪ੍ਰਚਾਰ ਕਰਕੇ ਸੁਭਾਗਾ ਤੇ ਨਿਹਾਲ ਹੋਇਆ ॥

ਮੀਹਾਂ ਜੀ ਦੀ ਸੇਵਾ-ਭਗਤੀ

ਭਾਈ ਮੀਹਾਂ ਜੀ, ਸਤਿਗੁਰਾਂ ਪਾਸੋਂ ਮਨ ਦੀਆਂ ਮੁਰਾਰਾਂ ਪਾਕੇ
ਤੇ ਵਿਰੋਸਾ ਕੇ ਵਿਦਾ ਹੋਣ ਲੱਗੇ; ਤਾਂ ਸਾਹਿਬਾਂ ਫਰਮਾਇਆ:-

ਗੁਰੂ ਬਾਬੇ ਦੇ ਅਤੁੱਟ ਭੰਡਾਰੇ ਦੀ ਕੁੰਜੀ ਤੁਹਾਨੂੰ ਪ੍ਰਾਪਤਿ
ਹੋਈ ਹੈ। ਜਾਓ, ਛਕਦੇ ਛਕਾਉਂਦੇ ਤੇ ਨਾਮ-ਬਾਣੀ ਦੇ ਗੱਢੇ
ਵਰਤਾਉਂਦੇ ਫਿਰੋ! ਗੁਰੂ ਬਾਬੇ ਦੀ ਮਨਸਾ ਮੁਤਾਬਿਕ ਘਰ ਘਰ
ਅੰਦਰ ਧਰਮਸਾਲ ਬਣਾਓ ਤੇ ਅੰਨ-ਪਾਣੀ ਦੇ ਲੰਗਰ ਚਲਾਓ!

ਆਗਿਆ ਪਾਲਣ ਦਾ ਬਚਨ ਦੇ ਕੇ ਭਾਈ ਸਾਹਿਬ ਹੁਕਮੀ-ਸੇਵਾ
ਵਿਚ ਜੁਟ ਗਏ। ਸਤਿਗੁਰਾਂ ਦੇ ਬਖਸ਼ੇ ਬਲਦੁ ਪੁਰ ਨਗਾਰਾ ਤੇ ਲੰਗਰ
ਦਾ ਸਾਮਾਨ ਲੱਦਕੇ ਚੇਸ-ਰਟਨ ਕਰਨ ਲੱਗ ਪਏ। ਪ੍ਰਦਾਨ ਹੋਇਆ
ਨਿਸ਼ਾਨ (ਝੰਡਾ) ਆਪਣੀ ਸਵਾਰੀ ਦੇ ਅਗਾੜੀ ਝੁਲਾਂਦੇ ਜਾਂਦੇ ਸਨ।
ਜਿੱਥੇ ਜਾ ਕੇ ਡੇਰਾ ਲਾਉਂਦੇ, ਓਥੇ ਹੀ ਲੰਗਰ ਲਾ ਕੇ ਖੁਲ੍ਹੇ ਗੱਢੇ
ਅੰਨ-ਪਾਣੀ ਦੇ ਤੇ ਨਾਲ ਹੀ ਨਾਮ-ਬਾਣੀ ਦੇ ਛਕਾਉਂਦੇ ਰਹਿੰਦੇ ਸਨ।

ਭਾਈ ਸਾਹਿਬ ਅਪਣੇ ਸੇਵਕਾਂ ਤੇ ਵਿਰੋਸਾਏ ਸਿੱਖਾਂ ਦੀ ਜਮਾਤ
ਲੈ ਕੇ ਇਸੇ ਤਰ੍ਹਾਂ ਵਿਚਰਦੇ ਰਹੇ। ਸੰਮਤ ੧੯੩੨ ਵਿਚ ਨਉਵੇਂ
ਸਤਿਗੁਰੂ ਠੀਕਰ ਫੌਰਿ ਦਿਲੀਸਿ ਸਿਰਿ, ਪ੍ਰਭ ਪੁਰਿ ਪਿਆਨੇ ਕਰਿ ਗਏ;
ਅਹੁ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਸਮ ਨਾਨਕ, ਗੁਰ-ਗੱਦੀ
ਵਿਰਾਜੇ। ਏਸ ਸਾਕੇ-ਸਮਾਚਾਰ ਦੀ ਸ਼ਾਰ ਭਾਈ ਮੀਹਾਂ ਸਾਹਿਬ ਨੂੰ ਬੀ
ਮਿਲੀ। ਆਪ ਪ੍ਰਚਾਉਣੀ ਤੇ ਗੁਰ-ਦਰਸ਼ਨ ਹਿਤ ਮਾਖੇਵਾਲ ਪਹੁੰਚੇ।
ਮ੍ਰਿਜਾਦਾ ਮੁਜਬ ਨਿਸ਼ਾਨ ਝੁਲਾਉਂਦੇ ਤੇ ਨਗਾਰਾ ਵਜਾਉਂਦੇ ਗੁਰ-
ਦਰਬਾਰ ਦੇ ਸਿੰਘ-ਪੌਰ ਤੱਕ ਚਲੇ ਗਏ। ਨਗਾਰੇ ਦੀ ਘਨਘੋਰ ਸੁਣਕੇ
ਸਤਿਗੁਰਾਂ ਪੁੱਛ ਕੀਤੀ: “ਇਹ ਕੌਣ ਹੈ, ਗੁਰੂ-ਦਰਬਾਰ ਦੇ ਸਤਿਕਾਰ
ਵਿਰੁੱਧ ਸਿੰਘ-ਪੌਰ ਉਤੇ ਸ਼ੇਰ ਮਚਾ ਰਿਹਾ? ਖੋਹ ਲਓ, ਉਸਦਾ ਨਗਾਰਾ
ਤੇ ਨੀਸ਼ਾਣ!”

ਸਤਿਗੁਰਾਂ ਦੇ ਫਰਮਾਨ ਪੁਰ ਚੋਬਦਾਰਾਂ ਤੁਰਤ ਧਿਆਨ ਦਿੱਤਾ;
ਭਾਈ ਸਾਹਿਬ ਦਾ ਨਗਾਰਾ ਤੇ ਨਿਸ਼ਾਨ ਖੋਹ ਕੇ, ਉਨ੍ਹਾਂ ਨੂੰ ਦਰਬਾਰ
ਅਗਾੜੀਓਂ ਦੂਰ ਹਟਾ ਦਿੱਤਾ। ਭਾਈ ਸਾਹਿਬ ਨੇ ਇਸ ਨਿਰਾਦਰੀ ਦਾ
ਮਾਸਾ ਬੀ ਗਿਲਾ-ਮਾਖਤਾ ਨਾ ਕੀਤਾ; ਤੇ ਨਾ ਮੱਥੇ ਵੱਟ ਪਾਇਆ।

ਸਹਿਜ ਭਾਨਾਲ ਫੇਰਾ ਕੀਤਾ ਅਰੁ ਸਰਦੀ-ਬਣਦੀ ਭੇਟਾ ਲੈ ਕੇ ਗੁਰੂ ਜੀ ਦੇ ਹਜ਼ੂਰ ਹਾਜ਼ਰ ਹੋਏ। ਭੇਟਾ ਰੱਖਿ ਨਮਸਕਾਰ ਕੀਤਾ; ਤਦ ਅੰਤਰ-ਜਾਮੀ ਸਤਿਗੁਰਾਂ, ਭਾਈ ਸਾਹਿਬ ਦੇ ਅੰਤਰ-ਆਤਮੇ ਸਤਿਗੁਰਾਂ ਦਾ ਅਥਾਹ ਸਤਿਕਾਰ ਤੇ ਪ੍ਰੇਮ-ਭਾਉ ਤਾਂ ਜਾਚਿਆ; ਪਰ ਪਰਖ-ਪ੍ਰਖਾਉ ਵਾਸਤੇ ਜਾਣ-ਬੁੱਝ ਕੇ ਕਰਾਈ ਗਈ ਨਿਰਾਦਰੀ ਦਾ ਕੋਈ ਗਿਲਾ ਉਸਦੇ ਮੰਹੁੰ-ਮੱਥੇ ਪ੍ਰਗਟ ਨਾ ਹੋਇਆ। ਸਾਹਿਬਾਂ ਹੋਰ ਟੋਹਣ-ਜੋਹਣ ਦੇ ਖਿਆਲ ਨਾਲ ਪੁੱਛਿਆ: “ਭਾਈ, ਗੁਰਮੁਖਾ! ਤੈਨੂੰ ਨਗਾਰਾ ਤੇ ਨੀਸ਼ਾਣੁ ਬਖਸ਼ੇ ਗਏ ਸਨ; ਉਹ ਕਿੱਥੇ ਛੱਡ ਆਇਆ ਹੈ?”

ਭਾਈ ਸਾਹਿਬ ਨੇ ਪੂਰੇ ਠੁੱਭੇ ਨਾਲ ਅਰਜ ਕੀਤੀ—“ਸੱਚੇ ਪਾਤਿਸ਼ਾਹ! ਤੂੰ ਬਖਸ਼ੇ ਸਨ; ਤੁਸਾਂ ਆਪ ਹੀ ਵਾਪਸ ਲੈ ਲਏ ਹਨ। ਦਾਤੇ ਨੇ ਆਪਣੀ ਵਸਤੁ ਸਾਂਭ ਲਈ; ਸੇਵਕ ਨੂੰ ਤਾਂ ਰਜ਼ਾ ਵਿਚ ਹੀ ਰਾਜ਼ੀ ਰਹਿਣਾ ਬਣਦਾ ਹੈ।”

ਗੁਰੂ ਜੀ ਇਸ ਨਿਰਮਾਣਤਾ ਤੇ ਨਿਰਲੇਪ ਬਿਰਤੀ ਪੁਰ ਬੜੇ ਪ੍ਰਸੰਨ ਹੋਏ। ਨਗਾਰਾ ਤੇ ਨੀਸ਼ਾਣੁ ਮੁਦਿ ਇਨਾਜਤ ਕੀਤੇ। ਹੋਰ ਇੱਕ ਸ੍ਰੀ ਸਾਹਿਬ, ਇਕ ਬੀੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤੇ ਆਪਣੇ ਸੀਸ ਪੁਰ ਸਜਾਏ ਦਸਤਾਰੇ ਨਾਲੋਂ ਲਾਹ ਕੇ, ਅੱਧਾ ਦਸਤਾਰਾ ਭੀ ਬਖਸ਼ਿਆ। ਨਾਲੇ ‘ਮੀਹਾਂ’ ਨਾਮ ਉੱਤੇ ‘ਸਾਹਿਬ’ ਖਿਤਾਬ ਵਧਾਇਆ, ਐਉਂ ਭਾਈ ਮੀਹਾਂ ਜੀ, ‘ਮੀਹਾਂ ਸਾਹਿਬ’ ਬਣ ਗਏ। ਉਸ ਵਿਨ ਤੋਂ ਅੱਧੀ ਦਸਤਾਰ, ਇਸ ਬਖਸ਼ ਦੀ ਗੱਦੀ ਨਾਲ, ਅਲੱਘ ਵੱਖੁ ਮੱਨੀ ਜਾਂਦੀ ਹੈ। ਹਰ ਮੰਤ ਗੱਦੀ ਵਿਰਾਜਣ ਸਮੇਂ ਅੱਧੀ ਦਸਤਾਰ ਸੀਸ ਪੁਰ ਸਜਾਉਂਦਾ ਹੈ। ਬਾਕੀ ਵਸਤਾਂ ਬੀ ਇਸ ਬਖਸ਼ ਦੇ ਮੁੱਖ-ਅਸਥਾਨ-ਫੇਰਾ ਮਗਨੀ ਰਾਮ-ਪਟਿਆਲਾ ਵਿਖੇ ਸਾਂਭੀਆਂ-ਸਤਿਕਾਰੀਆਂ ਆ ਰਹੀਆਂ ਹਨ। ਬਾਬਾ ਮੀਹਾਂ ਸਾਹਿਬ ਦਾ ਦੇਹਾਂਤ ਜ਼ਿਲਾ ਸਿਆਲ ਕੋਟ ਤਸੀਲ ਨਾਰੋਵਾਲ ਦੇ ਪਿੰਡ ਸੋਹੀਆਂ ਵਿਚ ਹੋਇਆ ਦੱਸਿਆ ਜਾਂਦਾ ਹੈ; ਓਥੇ ਹੀ ਆਪ ਦੀ ਸਮਾਧਿ ਹੈ।

ਬਖਸ਼ ਦੀ ਬਖਸ਼ੀਸ਼ ਦਾ ਵਾਧਾ

ਪਿੱਛੇ ਦੱਸੇ ਅਨੁਸਾਰ ਭਾਈ ਲਖਮੀਰ ਬਾਬਾ ਮੀਹਾਂ ਸਾਹਿਬ ਦਾ ਪਹਿਲਾ ਸਿਵਕ-ਸਿੱਖ ਸੀ; ਲੇਕਿਨ ਭਾਈ ਮੀਹਾਂ ਜੀ ਦੀ ਸੰਪ੍ਰਦਾਇ ਦੇ ਸਾਧੂ ਪਹਿਲਾ ਚੇਲਾ ਭਾਈ ਮੱਲ ਤੇ ਦੂਜਾ ਭਾਈ ਲਖਮੀਰ ਦੱਸਦੇ ਨਿ।

ਇਨ੍ਹਾਂ ਤੋਂ ਬਿਨਾਂ ੨੩ ਚੇਲੇ ਹੋਰ ਗਿਣਦੇ ਹਨ:-

੩- ਭਾਈ ਨਾਨਕ ਬਖਸ਼	੧੫- ਭਾਈ ਕਾਨੂ ਦਾਸ
੪- ਭਾਈ ਸਿਦਕੀਆ	੧੬- „, ਗੁਰਦਿਆਲ
੫- ਭਾਈ ਟਹਿਲਦਾਸ	੧੭- „, ਮਾਨ ਦਾਸ
੬- ਭਾਈ ਰਿਖੀਰਾਮ	੧੮- „, ਸੁਰਤ ਰਾਮ
੭- „, ਸੁਖਰਾਮ 'ਅੰਮ੍ਰਿਤੀਆ'	੧੯- „, ਸੰਗਤ ਦਾਸ
੮- „, ਸਾਧੂ ਰਾਮ	੨੦- „, ਸੰਤ ਦਾਸ
੯- „, ਕੇਸੌ ਦਾਸ	੨੧- „, ਮਾਲੀ ਜੀ
੧੦- „, ਹਰਿਧਿਆਨ ਦਾਸ	੨੨- „, ਭੋਲਾ ਦਾਸ
੧੧- „, ਰਾਮਦਾਸ	੨੩- „, ਮਜ਼ਨੂੰ ਜੀ
੧੨- „, ਵੇਸ ਰਾਜ	੨੪- „, ਬਾਗੀ ਦਾਸ
੧੩- „, ਜਗਤ ਰਾਮ, 'ਮਜ਼ਨੂੰ'	੨੫- „, ਜਗਨ ਨਾਥ
੧੪- „, ਮਿੱਠਾ ਰਾਮ	

ਇਨ੍ਹਾਂ ਵਿਚੋਂ ਭਾਈ ਲਖਮੀਰ, ਮੱਲ ਜੀ, ਸੁਰਤ ਰਾਮ, ਮਜ਼ਨੂੰ ਜੀ, ਭੋਲਾਦਾਸ ਤੇ ਰਾਮਦਾਸ ਦੀਆਂ ਸ਼ਾਬਾਂ ਖੂਬ ਵਧੀਆਂ ਛੁੱਲੀਆਂ ਹਨ। ਭਾਈ ਮਾਨਦਾਸ ਦਾ ਅਸਥਾਨ ਕੰਧਾਰ ਵਿਚ, ਤੇ ਭਾਈ ਬਾਗੀ ਦਾਸ ਦਾ ਰੁਹਤਾਸ-ਜ਼ਿਲਾ ਜਿਹਲੁਮ ਵਿੱਚ ਹੈ।

ਇਹ ਸਾਰੇ ਗੁਰੂ ਤੇਗ ਬਹਾਦੁਰ ਸਾਹਿਬ ਦੀ ਬਖਸ਼ ਦੇ ਉਦਾਸੀ ਸਦਾਉਂਦੇ ਹਨ। ਮੁੱਖ ਗੱਦੀ 'ਡੇਰਾ ਮਗਨੀਰਾਮ' ਨਾਮ ਕਰਕੇ, ਪਟਿਆਲੇ ਸ਼ਹਿਰ ਵਿਚ ਹੈ।

੧- ਭਾਈ ਲਖਮੀਰ ਜੀ ਦੇ ਚੇਲੇ ਰੂਪ ਨਰਾਇਣ ਬਣੇ। ਜੋ ਸਿਰੰਦ ਬਾਵਨੀ ਦੇ ਅਮੀਨ ਦੀਵਾਨ ਟੋਡਰ ਮਲ ਦੇ ਘਰਿ, ਬਾਬਾ ਮੀਂਹਾਂ ਸਾਹਿਬ ਦੇ ਅਸ਼ੀਰਵਾਦ ਨਾਲ ਹੀ ਜਨਮੇ ਸਨ। ਇਨ੍ਹਾਂ ਦੇ ਜਨਮ ਦੀ ਅਨੋਖੀ ਕਥਾ, ਛੱਤਾ ਮਗਨੀਰਾਮ ਪਟਿਆਲਾ ਦੇ ਮੌਜੂਦਾ ਮਹੰਤ ਹਰਿਕਿਸ਼ਨ ਦਾਸ ਨੇ ਇਉਂ ਸੁਣਾਈ ਹੈ:-

ਛੁਕੇਰਾਂ ਬਾਬਾ ਮੀਂਹਾਂ ਸਾਹਿਬ ਸਤਿਗੁਰਾਂ ਦੇ ਬਖਸ਼ੇ ਨਰਾਚੇ ਵਜਾਉਂਦੇ ਤੇ ਨਿਸ਼ਾਨ ਝੁਲਾਉਂਦੇ ਸ਼ਹਿਰ ਵਿੱਲੀ ਜਾ ਨਿਕਲੇ। ਸ਼ਾਹੀ ਤੌਰ ਦਾ ਇਹ ਠਾਠ-ਬਾਠ, ਸਮੇਂ ਦੀ ਸਰਕਾਰ ਦੇ ਕਾਨੂੰਨ ਅਨੁਸਾਰ ਸਵਾਇ ਖਾਸ ਖਾਸ ਅਹਿਲਕਾਰਾਂ ਤੇ ਉਮਰਾਵਾਂ ਦੇ ਹਰ ਕਿਸੇ ਲਈ

ਬਿਵਰਜਤ ਸੀ। ਇਸ ਲਈ ਪਾਹਰੂਆਂ ਦਰਵਾਜ਼ੇ ਪੁਰ ਬਾਬਾ ਜੀ ਨੂੰ ਰੋਕ ਲਿਆ; ਅਰੁ ਦੱਖਣੀ ਬੈਲ ਉਤੋਂ ਨਗਾਰੇ ਸਣੇ ਨਗਾਰਚੀ ਸਾਧੂ ਦੇ ਉਤਾਰ ਪਰੇ। ਨਗਾਰੇ ਫਿਰ ਬੀ ਆਪੋਂ ਹੀ ਵਜਏ ਰਹੇ। ਉਸ ਮੌਕੇ ਦੀਵਾਨ ਸਾਹਿਬ ਦਿਲੀ ਤਈਨਾਤ ਸਨ; ਤੇ ਉਨ੍ਹਾਂ ਦੇ ਪਿਆਦਿਆਂ ਦਾ ਹੀ ਉਸ ਦਰਵਾਜ਼ੇ ਪੁਰ ਪਹਿਰਾ ਸੀ। ਖਬਰ ਮਿਲਣ ਪੁਰ ਦੀਵਾਨ ਜੀ ਅਗੰਮੀ ਵੱਜ ਰਹੇ ਨਗਾਰਿਆਂ ਦਾ ਕੌਤਕ ਵੇਖਣ ਆਏ। ਅਚਰਜ ਖੇਡ ਵੇਖ ਕੇ ਬਾਬਾ ਜੀ ਦੇ ਚਰਨੀ ਆ ਲਗੇ ਤੇ ਸਰਧਾਲੂ ਸਿੱਖ ਬਣ ਰਾਏ। ਕੁਝ ਸਮਾਂ ਸੇਵਾ ਕਰ ਕੇ ਸੰਤਾਨ ਦੀ ਯਾਚਨਾ ਕੀਤੀ। ਬਾਬਾ ਜੀ ਨੇ ਪਹਿਲਾ ਫਲ ਭੇਟ ਕਰਨ ਦਾ ਬਚਨ ਲੈ ਕੇ, ਸਿਰਜਣਹਾਰ ਦੇ ਦਰੋਂ-ਘਰੋਂ ਸੰਤਾਨ ਦੀ ਬਖਸ਼ੀਸ਼ ਕਰਵਾ ਦਿਤੀ। ਇਸ ਤਰ੍ਹਾਂ ਜੋ ਪਹਿਲਾ ਪੁੱਤ੍ਰ ਦੀਵਾਨ ਜੀ ਨੂੰ ਪ੍ਰਾਪਤਿ ਹੋਇਆ; ਉਸ ਦਾ ਨਾਮ ਰੂਪ ਨਗਾਇਣ ਰੱਖਿਆ ਗਿਆ। ਦੀਵਾਨ ਜੀ ਨੇ ਬਚਨ ਪਾਲਦਿਆਂ ਬੱਚਾ ਬਾਬਾ ਜੀ ਦਾ ਸੇਵਕ ਬਣਾ ਦਿਤਾ। ਵੱਡਿਆਂ ਹੋ ਕੇ ਰੂਪ ਨਗਾਇਣ ਜੀ ਨੇ, ਬਾਬਾ ਲਖਮੀਰ ਸਾਹਿਬ ਪਾਸੋਂ ਗੁਰਮਤਿ ਦੀ ਸੀਖਿਆ-ਦੀਖਿਆ ਲਈ। ਇਨ੍ਹਾਂ ਤੋਂ ਅਗਾੜੀ ਇਸ ਪੱਧਤੀ ਦੀਆਂ ਅਨੇਕਾਂ ਸ਼ਾਖਾਂ ਫੁੱਟੀਆਂ।

ਮਹੰਤ ਜੀ ਦੇ ਕਬਨਾਨੁਸਾਰ ਤਾਂ ਪਟਿਆਲੇ ਵਿਚ ਇਸ ਬਖਸ਼ੀਸ਼ ਦਾ ਪਹਿਲਾਂ ਅਸਥਾਨ-ਡੇਰਾ ਛੱਤਾ ਮਗਨੀ ਰਾਮ-ਭੀ ਇਨ੍ਹਾਂ ਨੇ ਹੀ ਕਾਇਮ ਕੀਤਾ ਸੀ; ਪਰ ਵਧੇਰੇ ਰੌਣਕ ਭਾਈ ਮਗਨੀ ਰਾਮ ਨੇ ਵਧਾਈ; ਇਸ ਕਰਕੇ ਉਨ੍ਹਾਂ ਦੇ ਨਾਮ ਪੁਰ ਪ੍ਰਸਿੱਧ ਹੋ ਗਿਆ। ਇਹੋ ਡੇਰਾ ਇਸ ਬਖਸ਼ੀਸ਼ ਦੀ ਮੁੱਖ-ਗੱਦੀ ਮੰਨੀ ਗਈ।

ਭਾਈ ਮਗਨੀ ਰਾਮ ਦੇ ਚੇਲੇ ਭਾਈ ਪ੍ਰਯਾਗ ਦਾਸ; ਅਰੁ ਉਨ੍ਹਾਂ ਦੇ ਸਰੂਪ ਦਾਸ ਤੇ ਚੇਤਨ ਦਾਸ—ਦੋ ਚੇਲੇ—ਇਸ ਗੱਦੀ ਪੁਰ ਵਾਰੀ-ਸੁਧੇ ਵਿਰਾਜੇ। ਮਹੰਤ ਚੇਤਨ ਦਾਸ ਦਾ ਦੇਹਾਂਤ ਸੰਮਤ ੧੯੧੬ ਬਿ: ਵਿਚ ਹੋਇਆ। ਇਨ੍ਹਾਂ ਦਾ ਚੇਲਾ ਆਗਿਆ ਰਾਮ ਡੇਰੇ ਦਾ ਮਹੰਤ ਬਣਿਆ। ਲੇਕਿਨ ਸਰਦਾਰ ਡਿਓਡੀ (ਮਹਿਕਮਾ ਧਰਮਾਉ) ਨੇ ਸਨ ੧੯੪੮ ਵਿਚ ਬਦਚਲਨੀ ਦੇ ਦੋਸ਼ ਵਿਚ ਉਸ ਨੂੰ ਗੱਦੀਓਂ ਲਾਹ ਕੇ ਇਸ ਅਸਥਾਨ ਦਾ ਪ੍ਰਬੰਧ ਆਪਣੇ ਹਥ ਲੈ ਲਿਆ। ਓਧਰ ਉਤਾਰੂ ਮਹੰਤ ਨੇ ਆਪਣੇ ਚੇਲੇ ਹਰਿ ਕ੍ਰਿਸ਼ਨਦਾਸ ਨੂੰ ਮਹੰਤ ਚਾਪ ਕੇ ਉਜ਼ਰਦਾਰੀ ਕਰਵਾ ਦਿੱਤੀ,

ਜਿਸ ਪੁਰ ਅਦਾਲਤ ਨੇ ਸਨ ੧੯੫੦ ਵਿਚ ਉਜ਼ਰ ਪ੍ਰਵਾਨ ਕਰਕੇ, ਕਬਜ਼ਾ ਨਵੇਂ ਮਹੰਤ ਨੂੰ ਦਿਵਾ ਦਿਤਾ। ਮਹੰਤ ਆਗਿਆ ਰਾਮ ਨੇ ਭੀ ਆਪਣੇ ਵਿਰੁਧ ਹੋਏ ਫੈਸਲੇ ਬਾਰੇ ਅਪੀਲ ਕੀਤੀ ਹੋਈ ਹੈ; ਜਿਸ ਦਾ ਫੈਸਲਾ ਅਜੇ ਨਹੀਂ ਹੋਇਆ।

ਇਸ ਅਸਥਾਨ ਦੇ ਨਾਮ ਪ੧੨੪ ਵਿਖੇ ਜ਼ਮੀਨ ਪੈਪਸੂ ਦੇ ਪਿੰਡ 'ਬੀੜ ਜਾਹਲਾ' ਵਿਚ ਤੇ ੨੧੮੪ ਵਿਖੇ ਉੱਤਰ ਪ੍ਰਦੇਸ਼, ਜ਼ਿਲ੍ਹਾ ਮੁਠਾਦਾਬਾਦ ਦੇ ਪਿੰਡ 'ਗੁਰ ਗੋਲਾ-ਨਾਨਕ ਹਰੀ' ਵਿਖੇ ਹੈ। ਓਥੇ ਇਸ ਜ਼ਮੀਨ ਵਿਚ ਮਹੰਤ ਚੇਤਨ ਦਾਸ ਨੇ ਧਰਮ ਸਾਲ ਬਣਾਉਣ ਦਾ ਉਦਮ ਕੀਤਾ ਹੈ।

੨—ਭਾਈ ਮੱਲ ਜੀ ਦੇ ਚੇਲੇ ਭਾਈ ਸੰਤੋਖ ਦਾਸ ਹੋਏ। ਜਿਨ੍ਹਾਂ ਪਟਿਆਲਾ ਰਾਜ ਦੇ ਪਿੰਡ ਫਲੋਲੀ ਬਹਿਕੇ ਧਰਮ ਸਾਲ ਬਣਵਾਈ। ਇਹੋ ਇਸ ਸ਼ਾਖ ਦੀ ਮੁੱਖ-ਗੱਦੀ ਬਣ ਗਈ। ਫਿਰ ਏਥੋਂ ਦੇ ਸੰਤਾਂ-ਮਹੰਤਾਂ ਉਦਾਲ੍ਹੇ-ਪਦਾਲ੍ਹੇ ਬੀ ਗੁਰਮਤਿ ਦਾ ਪ੍ਰਚਾਰ ਕੀਤਾ ਤੇ ਧਰਮਸਾਲਾ ਕਈਆਂ ਪਿੰਡਾਂ ਵਿਚ ਬਣਵਾਈਆਂ। ਧਰਮਸਾਲ ਫਲੋਲੀ ਦੇ ਮਹੰਤ ਇਸ ਵਕਤ ਹਰੀਦਾਸ ਜੀ ਹਨ।

ਅਗਾਹਾਂ ਇਸ ਮੂਹੀਂ ਦੇ ਚੇਲੇ-ਪੜ੍ਹਚੇਲੇ ਨੰਬਰਵਾਰ ਐਉਂ ਬਣਦੇ ਆਏ:—

ਭਾਈ ਸੰਗਤ ਦਾਸ, ਗੁਰਮੁਖ ਦਾਸ, ਗੁਰਦਿਆਲ ਦਾਸ ਤੇ ਸਜਾਮ ਦਾਸ 'ਨਿਰਬਾਣ'। ਮਹੰਤ ਸਜਾਮ ਦਾਸ ਜੀ ਦੇ ਦੋ ਚੇਲੇ ਭਾਈ ਭਗਤ ਰਾਮ ਤੇ ਸ਼ਿਵ ਨਰਾਇਣ ਹੋਏ।

ਅਗਾੜੀ ਭਾਈ ਭਗਤ ਰਾਮ ਦੀ ਸ਼੍ਰੇਣੀ ਇੱਥ ਚੱਲੀ:— ਭਾਈ ਰਤਨ ਦਾਸ, ਉਨ੍ਹਾਂ ਦੇ ਸੈਵਕ ਭਾਈ ਮੇਲਾ ਰਾਮ ਹੋਏ। ਇਨ੍ਹਾਂ ਦੋਹਾਂ (ਗੁਰੂ-ਚੇਲੇ) ਨੇ, ਸ਼੍ਰੀ ਗੁਰੂ ਕੁਗਾ ਬਹਾਦੁਰ ਸਾਹਿਬ ਦੇ ਥਾਨੇਸਰ ਵਿਰਾਜਣ ਵਾਲੀ ਥਾਂ ਦਰਿਆਫਤ ਕੀਤੀ ਤੇ ਓਥੇ ਆਸਣ ਜਮਾ ਕੇ ਗੁਰਦੁਆਰਾ ਬਣਵਾਇਆ। ਏਥੇ ਹੀ ਇਨ੍ਹਾਂ ਦੀਆਂ ਸਮਾਧਾਂ ਹਨ।

ਭਾਈ ਮੇਲਾ ਰਾਮ ਜੀ ਦੇ ਪੰਜ ਚੇਲੇ ਬਾਲਕ ਭਾਲ ਚੰਦ—
ਜੋ ਮਗਰੋਂ 'ਬਨਖੰਡੀ' ਨਾਮ ਨਾਲ ਪ੍ਰਸਿੱਧ ਹੋਏ; ਭਾਈ ਗੁਰਮੁਖ ਦਾਸ,
ਇ. ਪ. ੪੩੫.

ਸੰਤ ਦਾਸ, ਅਗੋਂਮੀ ਰਾਮ ਤੇ ਭੋਲਾ ਰਾਮ ਉਦਾਸ-ਵਿਰਤੀ ਵਿਚ
ਵਰਤਣ ਲੱਗੇ ।

ਬਾਬਾ ਬਣਖੰਡੀ ਜੀ ਨੇ ਵਿਚਰਦਿਆਂ ੨ ਸੱਖਰ ਦੀ ਜੂਹੇ,
ਸਿੰਘੁ ਨਦੀ ਦੀ ਇੱਕ ਬ੍ਰੇਤੀ ਵਿੱਚ ਰਮਣੀਕ ਜਾਗਹ ਜਾਚ ਕੇ, ਆਸਣ
ਜਮਾਇਆ; ਜਿੱਥੇ ਕਿ ਮੱਕੇ ਦੀ ਜ਼ਿਆਰਤ ਜਾਂਦੇ ਹੋਏ ਸਤਿਗੁਰੂ
ਨਾਨਕ ਸਾਹਿਬ ਕੁੱਝ ਸਮਾਂ ਵਿਰਾਜ ਕੇ, ਭਾਗ ਲਾ ਗਏ ਸਨ । ਉਸ
ਬਾਬਾ ਦਾ ਨਾਮ 'ਸਾਧ ਬੇਲਾ' ਪ੍ਰਸਿੱਧ ਹੋ ਗਿਆ । ਬਾਬਾ ਜੀ ਦੇ ਗੱਦੀ
ਨਸ਼ੀਨਾਂ ਦੀ ਲੜੀ, ਵਾਰੀ ਸਿਰ ਇਉਂ ਚਲਦੀ ਆਈ :—

ਭਾਈ ਹਰਨਾਰਾਇਣ, ਜੈਰਾਮ ਦਾਸ ਤੇ ਹਰਿਨਾਮ ਦਾਸ । ਹਰਿ-
ਨਾਮ ਦਾਸ ਚੰਗੇ ਮਿਲਣਸਾਰ, ਮਿਠ-ਬੋਲੇ, ਹਸਮੁਖ ਤੇ ਵਿੱਦਵਾਨ ਸਾਧੂ
ਸਨ । ਪ੍ਰਬੰਧਕ ਭੀ ਬੜੇ ਚੰਗੇ ਸੀਗੇ । ਲੇਕਿਨ ਇਨ੍ਹਾਂ ਨੇ ਆਪਣੇ ਇਨ੍ਹਾਂ
ਗੁਣਾਂ ਨਾਲ, ਸਤਿਗੁਰੂ ਨਾਨਕ ਦੇ ਧਰਮ ਦਾ ਸਹੀ ਪ੍ਰਚਾਰ ਨਹੀਂ ਕੀਤਾ;
ਸਗੋਂ ਸਿੱਖ-ਪੰਥ ਦੀਆਂ ਦੋ ਪੱਧਤੀਆਂ—'ਉਦਾਸੀ' ਤੇ 'ਅੰਮ੍ਰਿਤਪਾਰੀ'
ਸਿੱਖਾਂ-ਵਿਚ ਪਾੜਾ ਪਾਉਣ ਤੇ ਉਸ ਨੂੰ ਵਧਾਉਣ ਹਿਤ ਹੀ ਆਪਣਾ
ਤਨ, ਮਨ, ਧਨ ਦਾ ਸਾਰਾ ਤਾਂਣ ਲਾਇਆ । ਜਿਸਦਾ ਨਤੀਜਾ ਆਖਰ
ਇਹ ਹੋਇਆ, ਕਿ ਉਦਾਸੀ ਸਾਧੂ, ਆਪਣੇ ਆਦਿ ਗੁਰੂ ਬਾਬੂ ਨਾਨਕ
ਦੀ ਸਿੱਖੀਓਂ ਭੀ ਮੁਨਕਿਰ ਹੋ ਬੈਠੇ ।

ਭਾਈ ਭਾਲ ਚੰਦ 'ਬਨ ਖੰਡੀ' ਜੀ ਸੱਚ ਮੁੱਚ ਬੜੇ ਉੱਤਮ
ਪੁਰਖ ਤੇ ਤਪੀਸਰ ਸਾਧੂ ਹੋਏ ਹਨ । 'ਗੁਰੂ ਉਦਾਸੀਨ ਮਤ ਦਰਪਨ'
ਦੇ ਲਿਖਾਰੀ ਨੇ ਮਹਾਤਮਾ ਜੀ ਦੇ ਦੋ ਜਨਮਾਂ ਦਾ ਹਾਲ ਬੜੇ ਵਿਸਥਾਰ
ਨਾਲ ਲਿਖਿਆ ਹੈ । ਸੰਛੇਪ ਨਾਲ ਇਉਂ ਦੱਸਿਆ ਜਾ ਸਕਦਾ ਹੈ—

ਬਾਬਾ ਮੀਂਹਾਂ ਸਾਹਿਬ ਦੀ ਸੰਪ੍ਰਦਾਇ, ਵਿਚ ਭਾਈ ਮੇਲਾ ਰਾਮ
ਭੀ ਬੜੇ ਵਿਦਵਾਨ ਤੇ ਕਰਨੀ ਵਾਲੇ ਸਾਧੂ ਹੋਏ ਹਨ । ਇਹ ਆਮ ਤੌਰ
ਪੁਰ ਸਾਧੂਆਂ ਦੀ ਮੰਡਲੀ ਬਣਾ ਕੇ, ਦੇਸ ਰਣਣ ਕਰਦੇ ਅਤੇ 'ਸਿੱਖ ਧਰਮ'
ਤੇ ਵਿਦਿਆ ਦਾ ਸਚਾ-ਸੁਚਾ ਪ੍ਰਚਾਰ ਕਰਦੇ ਹੁੰਦੇ ਸਨ । ਇਕੇਰਾਂ ਇਹ
ਕੁੱਝ ਸਮੇਂ ਲਈ ਸਤਿਗੁਰੂ ਤੇਰਾ ਬਹਾਦੁਰ 'ਹੰਦ ਦੀ ਚਾਦਰ' ਦੇ ਯਾਦ-
ਗਾਰੀ ਸਥਾਨ—'ਬਾਨੇਸਰ'—ਪੁਰ ਟਿਕੇ ਹੋਏ ਸਨ । ਉਸ ਨੱਗਰ ਦਾ ਇੱਕ
ਬ੍ਰਹਮਣ ਰਾਮ ਚੰਦ੍ਰ ਆਪ ਦਾ ਸੇਵਕ ਬਣ ਗਿਆ । ਉਸ ਦੇ ਘਰਿ

੪੩੩.

ਸੰਤਾਨ ਨਹੀਂ ਸੀ। ਇਸ ਕਾਮਨਾਰਥ ਰਾਮਰੰਦ੍ਰੂ ਨੇ ਆਪਣੀ ਘਰਿਣੀ ਮਨੋਰਮਾ ਸਮੇਤ ਸੰਤ ਜੀ ਦੀ ਬਹੁਤ ਸੇਵਾ ਕੀਤੀ; ਤੇ ਪੁੱਤ੍ਰਾਂਹੋਣ ਦਾ ਵਰ ਪ੍ਰਾਪਤਿ ਕੀਤਾ। ਅਤੁ ਪਹਿਲਾ ਪੁੱਤ੍ਰ ਸੰਤਾਂ ਦੀ ਭੇਟਾ ਕਰਨ ਦਾ ਵਚਨ ਦਿੱਤਾ। ਸੰਤ ਜੀ ਦੀ ਅਰਦਾਸ ਸੱਚੀ ਦਰਗਹ ਕਬੂਲ ਪਈ; ਤਾਂ ਇਸ ਸੰਤ-ਸੇਵੀ ਦੰਪਤੀ ਦੇ ਘਰਿ ਸੰਮਤ ੧੯੨੦ ਮਿਤੀ ਚੇਤ੍ਰ ਸੁਦੀ ੨ (੨੧-੩-੧੯੬੩) ਸੋਮਵਾਰਿ ਪਹਿਲਾ ਪੁੱਤ੍ਰ ਜਨਮਿਆਂ; ਜਿਸ ਦਾ ਨਾਮ ਭਾਲ ਚੰਦ ਰੱਖਿਆ ਗਿਆ।

ਭਾਲ ਚੰਦ ਬੜਾ ਹੁੰਦੜਹੇਲ ਬਾਲਕ ਸੀ। ਸੰਤਾਂ ਨੂੰ ਦਿੱਤੇ ਬਚਨਾਂ ਦਾ ਚੇਤਾ ਹੁੰਦਿਆਂ ਹੋਇਆਂ ਵੀ, ਰਾਮ ਚੰਦਰ ਮੇਹ-ਮਾਇਆ ਵਿਚ ਧਸ ਗਿਆ; ਤੇ ਨੌ ਵਰ੍ਹੇ ਲੰਘ ਗਏ; ਪਰ ਬਚਨ ਪਾਲਣ ਦੀ ਜੁਰਾਅਤ ਨਾ ਕਰ ਸਕਿਆ। ਓੜਕ ਭਾਲ ਚੰਦ ਆਪਣਾ ਨਾਮ ਸਫਲਾ ਕਰਨ ਹਿਤ ਦਸਵੇਂ ਵਰ੍ਹੇ ਖੁਦ ਹੀ ਸੰਤਾਂ ਦੀ ਭਾਲ ਵਿਚ ਘਰੋਂ ਨਿਕਲ ਤੁਰਿਆ। ਭਾਲਦਿਆਂ ੨ ਸੰਮਤ ੧੯੩੦ ਵੈਸਾਖ ਮਹੀਨੇ ਸੰਤ ਮੇਲਾ ਰਾਮ ਜੀ ਨੂੰ ਜਾ ਮਿਲਿਆ। ਸੰਤ ਜੀ ਨੇ ਪਰਮ-ਪਰੀਖਿਆ ਤੋਂ ਬੱਦ ਸੁਪਾਤ੍ਰ ਜਾਚਕੇ ‘ਵਾਹਗੁਰੂ’ ਮੰਤ੍ਰ ਤੇ ‘ਚਰਨਾਮ੍ਰਿਤ’ ਦੇ ਕੇ, ਵੈਸਾਖ ਸੁਦੀ ਤੀਜ ਨੂੰ ਗੁਰਸਿੱਖ ਸਜਾਇਆ। ਸੁਹਲ ਬਾਲਕ ਚੰਕਿ ਜੰਗਲਾਂ-ਵਣ-ਖੰਡਾਂ ਦੇ ਕੰਢੇ ਮੋੜਦਾ ਤੇ ਪੈਂਡੇ ਝਾਗਦਾ ਬਾਨੇਸਰੋਂ ਕਿਧਰੇ ਦੂਰ ਜਾਕੇ ਸੰਤਾਂ ਦੇ ਚਰਨਾਂ ਵਿਚ ਪਹੁੰਚਾ ਸੀ; ਇਸ ਲਈ ਉਸਦਾ ਨਾਮ ‘ਵਣਖੰਡੀ’ ਰੱਖ ਦਿੱਤਾ ਗਿਆ।

ਛੇ ਵਰ੍ਹੇ ਵਣਖੰਡੀ ਜੀ ਆਪਣੇ ਦੀਖਜਾ-ਦਾਤੇ ਨਾਲ ਮੰਡਲੀ ਵਿੱਚ ਹੀ ਵਿਚਰਦੇ ਤੇ ਗੁਰਮਤਿ-ਵਿੱਦਿਆ ਪ੍ਰਾਪਤਿ ਕਰਦੇ ਰਹੇ। ਫਿਰ ਤਿੰਨ ਕੁ ਵਰ੍ਹੇ ਇਕ ਜੋਗੀ ਨਾਲ ਰਹਿ ਕੇ ਜੋਗ ਸਾਧਨਾ ਦਾ ਅਭਿਆਸ ਕੀਤਾ। ੧੯੪੦ ਦੇ ਕੰਭ ਪੁਰ ਹਰਿਦੁਆਰ ਉਸੇ ਜੋਗੀ ਨਾਲ ਪਹੁੰਚੇ। ਮੁਦ੍ਰਿ ਉਸ ਦਾ ਸੰਗ ਛੱਡਕੇ, ਆਪਣੇ ਗੁਰੂ ਮੇਲਾ ਰਾਮ ਜੀ ਦੀ ਸੇਵਾ ਵਿਚ ਹੀ ਆ ਗਏ।

ਸੰਮਤ ੧੯੪੧ ਵਿਚ ਗੁਰਦੁਆਰਾ ਫੁਲੋਲੀ (ਰਾਜ ਪਟਿਆਲਾ) ਵਿਚ ਆਏ; ਤੇ ੧੯੪੨ ਮਾਘ ਮਹੀਨੇ ਕੰਭ ਦੇ ਮੇਲੇ ਸਮੇਂ ਸਾਂਘ ਮੰਡਲੀ ਦੇ ਨਾਲ ਹੀ ਪ੍ਰਯਾਗ ਪਹੁੰਚੇ। ਓਥੋਂ ਕਾਸ਼ੀ ਆਦਿ ਤੀਰਥਾਂ

ਇ. ਪ. ੪੩੭.

੪੩੪.

ਪੁਰ ਗੁਰਧਾਮਾਂ ਦੀ ਯਾਤ੍ਰਾ ਕਰਦੇ ਹੋਏ ਪੰਜਾਬ ਮੁੜੇ। ਫਿਰ ਕਸ਼ਮੀਰ ਵੱਲ ਪ੍ਰਬਤੀ ਦੇਸਾਂ ਜਾ ਸੈਲਾ ਤੇ ਸਿੱਧਾਂ-ਸਾਧੂਆਂ ਦੇ ਦਰਸ਼ਨ ਕਰਨ ਚੜ੍ਹ ਪਏ। ਅਮਰ ਨਾਥ ਤੀਰਥ ਤਕ ਹੋ ਕੇ, ਸੰਮਤ ੧੮੫੪ ਭਾਵੇਂ ਮਹੀਨੇ ਪੰਜਾਬ ਦੇ ਮੈਦਾਨਾਂ ਵਿਖੇ ਉਤਰ ਆਏ। ਜਿਹਲੁਮ ਤੇ ਚਨ੍ਹਾਂ ਨਦੀਆਂ ਕੰਢੇ ਜਿੱਥੇ ਜਿੱਥੇ ਗੁਰਦੁਆਰੇ ਜਾਂ ਗੁਰੂ-ਚਰਨਾਂ ਦੀ ਛੁਹ ਪ੍ਰਾਪਤਿ ਕੀਤੇ ਅਸਥਾਨ ਸਨ, ਸਾਥੇ ਪਰਸੇ। ਆਖਿਰ ਗੁਰੂ ਕੀ ਨਗਰੀ ਅੰਮ੍ਰਿਤਸਰ ਆ ਵਿਚਾਜੇ।

ਸੰਮਤ ੧੮੫੭ ਵਿੱਚ, ਪੀਲੀ ਭੀਤ ਦੇ ਜੰਗਲਾਂ ਵਿਖੇ, ਸਤਿਗੁਰ ਨਾਨਕ ਦੇ ਮਿੱਠੇ ਕੀਤੇ 'ਰੀਠੇ' ਤੇ 'ਨਾਨਕ ਮਤੇ' ਤੀਰਥ ਦਾ ਦਰਸ਼ਨ-ਪਰਸਨ ਕਰਨ ਪਧਾਰੇ। ਓਥੋਂ ਹੀ ਕਾਠ ਗੁਰਾਮ ਦੇ ਰਸਤੇ ਸ਼੍ਰੀ ਨਗਰ (ਗੜ੍ਹਵਾਲ) ਪਹੁੰਚ ਗਏ। ਸਤਿਗੁਰ ਨਾਨਕ ਤੇ ਬਾਬਾ ਜੀ ਦੇ ਛੇਵੇਂ ਸਰੂਪ ਸ਼੍ਰੀ ਗੁਰੂ ਹਰਿ ਗੋਬਿੰਦ ਸਾਹਿਬ ਦੇ ਯਾਦਗਾਰੀ ਬਾਵਾਂ ਦੀ ਧੂੜਿ ਮਸਤਕ ਲਾਈ; ਅਤੁ ਅਗਾਹਾਂ ਬੱਦਰੀ ਨਾਥ ਦਾ ਬਰਫਾਨੀ ਨਜ਼ਾਰਾ ਵੇਖਣ ਚੜ੍ਹ ਗਏ। ੧੮੬੦ ਤਕ ਤਿੰਨ ਵਰ੍਷ੇ ਉਸੇ ਪਾਸੇ ਪਰਬਤਾਂ ਵਿਚ ਤਪੱਸਿਆ ਕਰ ਰਹੇ ਗੁਪਤ-ਪਰਗਟ ਸਿੱਧਾਂ ਦੇ ਦਰਸ਼ਨ-ਦੀਦਾਰ ਕਰਦੇ ਰਹੇ। ਜਿਸ ਵੇਲੇ ਆਪ ਨੈਪਾਲ ਰਾਜ ਅੰਦਰ, ਸਤਿਗੁਰ ਨਾਨਕ ਦੀ ਚਰਨ-ਛੁਹ ਨਾਲ ਪਾਵਨ ਹੋਈ ਧਰਤੀ-'ਮੌਰੰਗੁ ਝਾੜੀ'-ਵਿੱਚ ਬੈਠੇ ਤਪੱਸਿਆ ਕਰ ਰਹੇ ਸਨ; ਤਦੋਂ ਇਸੇ ਸੰਪ੍ਰਦਾਇ ਦੇ ਸਾਧੂ ਪ੍ਰੀਤਮ ਦਾਸ ਤੇ 'ਸੰਗਤ ਸਾਹਿਬ' ਦੇ ਸੇਵਕਾਂ 'ਚੋਂ ਸੰਤ ਸੰਤੇਖਦਾਸ ਅਪਣੀ ਜਾਤ੍ਰਾ-ਜਮਾਤ ਸਮੇਤ ਆਪਣੂੰ ਮਿਲੇ। 'ਉਦਾਸੀ' ਸਾਧੂਆਂ ਦੇ ਸਾਧਾਰਨ ਭੇਖ ਦੀ ਮਾਨਤਾ ਨਾ ਹੋਣ ਤੋਂ ਨਿਰਾਸ ਹੋਕੇ, ਉਨ੍ਹਾਂ ਭੇਖ (ਬਾਹਰੀ ਬਾਣੀ) ਵਿੱਚ ਕੁਝ ਤਬਦੀਲੀ ਕਰਨ ਬਾਰੇ ਵਿਚਾਰ ਕੀਤੀ। ਅਰ ਜਟਾ ਬਿਭੂਤ-ਧਾਰੀ, ਲੰਗੋਟ ਬੰਦ ਨਾਂਗੇ ਸਾਧੂਆਂ ਵਾਲਾ ਰੂਪ ਧਾਰਨ ਕਰ ਲਿਆ; ਜਿਸ ਭੇਖ ਨੂੰ ਉਦਾਸੀ ਸਾਧੂ 'ਨਿਰਬਾਣ' ਆਖਦੇ ਹਨ।

ਸੰਮਤ ੧੮੬੦ ਵਿੱਚ ਪ੍ਰਬਤਾਂ ਤੋਂ ਉਤਰੇ, ਹਰਿਦੁਆਰ ਹੁੰਦੇ ਹੋਏ ਸਾਵਣ ਮਹੀਨੇ ਸ਼੍ਰੀ ਅੰਮ੍ਰਿਤਸਰ ਪਹੁੰਚ ਗਏ। ਛੀ ਮਹੀਨੇ ਪੰਜਾਬ ਵਿੱਚ ਪ੍ਰਚਾਰ-ਦੌਰਾ ਕੀਤਾ; ਤੇ ਦੀਪਮਾਲਾ ਦਾ ਮੇਲਾ ਅੰਮ੍ਰਿਤਸਰ ਵੇਖਿਆ। ਸੰਮਤ ੧੮੬੪ ਦੀ ਵੈਸਾਥੀ (ਕੁੰਭ) ਹਰਿਦੁਆਰ ਨੁਕੇ,

ਇ. ਪ. ੪੩੯.

ਪੂਰਬੀ ਦੇਸ਼ਾਂ ਅੰਦਰ, ਗੁਰੂ ਬਾਬੇ ਨਾਨਕ, ਸ੍ਰੀ ਗੁਰੂ ਤੇਗ ਬਹਾਦੁਰ ਅਤੁ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਯਾਦਗਾਰੀ ਅਸਥਾਨ, ਹਿੰਦ
ਦੀ ਪੂਰਬੀ ਹੱਦ ਤੱਕ ਅੱਪੜ ਕੇ ਦੇਖੋ-ਪਰਸੇ । ਇਸ ਯਾਤ੍ਰਾ ਵਿਚ
ਆਪਦੇ ਗੁਰਭਾਈ, ਹੋਰ ਸਾਧੂ ਤੇ ਵਿੱਦਿਆਰਥੀਆਂ ਦੀ ਅੱਛੀ ਖਾਸੀ
ਮੰਡਲੀ ਸੀ ।

ਸੰਮਤ ੧੮੬੬ ਵਿਚ ਪ੍ਰਯਾਗ ਵਿੱਚ ਕੁੰਭ ਦਾ ਮੇਲਾ ਲੱਗਾ,
ਮੰਡਲੀ ਸਮੇਤ ਮੇਲੇ ਪੁਰ ਪਹੁੰਚੇ ਤੇ ਗੁਰਮਤਿ-ਪ੍ਰਚਾਰ ਕੀਤਾ । ਸੰਮਤ
੧੮੬੮ ਵਿਚ ਗੋਦਾਵਰੀ ਨਦੀ ਪੁਰ ਕੁੰਭ ਦਾ ਮੇਲਾ ਸੀ । ਉਸ
ਬਹਾਨੇ ਦੱਖਣ-ਦੇਸ ਅੰਦਰ ਗੁਰਧਾਮਾਂ ਦੀ ਯਾਤ੍ਰਾ ਕਰਨ ਚੜ੍ਹ ਪਏ ।
੧੮੭੨ ਵਿਚ ਰਾਮੇਸ਼ੂਰ ਤੇ ਸੰਗਲਾਦੀਪ ਪਹੁੰਚ ਗਏ । ਇਸੇ ਤਰ੍ਹਾਂ
ਸਤਿਗੁਰ ਨਾਨਕ ਦੇ ਚਰਨ-ਚਿੰਨ੍ਹਾਂ ਉਤੇ ਚਲਦੇ ਹੋਏ; ਅੱਦਨ, ਅੱਰਬ
ਤੱਕ ਹੋ ਕੇ, ੧੮੭੫ ਵਿੱਚ ਭਾਰਤ ਮੁੜੇ । ਇਸ ਦੌਰੇ ਵਿੱਚ ਅਨੇਕਾਂ
ਅਧਿਕਾਰੀ ਪਰਾਣੀਆਂ ਨੂੰ ਨਾਮ-ਦਾਨ ਤੇ ਇਸ਼ਨਾਨ ਦ੍ਰਿੜ੍ਹਾਕੇ ਸਤਿਗੁਰ
ਨਾਨਕ ਦੇ ਸੱਚ-ਧਰਮ ਵਿਚ ਸ਼ਾਮਿਲ ਕੀਤਾ । ਬੰਬਈ ਵਾਸੀਆਂ ਦਾ
ਪੇਮ ਵੇਖ ਕੇ ਛੇ ਕੁ ਮਹੀਨੇ ਓਥੇ ਵੀ ਟਿਕੇ, ਆਖਿਰ ਅਪਣੇ ਗੁਰ ਭਾਈ
ਸੰਤ ਗੁਰਮੁਖ ਦਾਸ ਨੂੰ ਕੁਝ ਹੋਰ ਸਾਧੂਆਂ ਸਮੇਤ ਉਥੇ ਪ੍ਰਚਾਰ ਤੇ
'ਧਰਮ ਸਾਲ' ਕਾਇਮ ਕਰਨ ਹਿਤ ਛਡਕੇ ਗੁਜਰਾਤ-ਕਾਠੀਆਵਾੜ
ਵਿਚ ਲੋਕਾਂ ਨੂੰ ਸਿੱਖ-ਮਤਿ ਦੇਂਦੇ, ਸੰਮਤ ੧੮੭੮ ਵਿੱਚ ਸਿੰਘ ਦੇਸ
ਦੇ ਪ੍ਰਸਿੱਧ ਨਗਰ ਹੈਦਰਾਬਾਦ ਪੁੱਜ ਗਏ ।

ਉਨ੍ਹਾਂ ਦਿਨੀਂ ਹੈਦਰਾਬਾਦ ਸ਼ਹਿਰ ਵਿੱਚ, ਡਾਕੀ (ਹੈਨ੍ਜ਼) ਦੀ
ਚੰਦਰੀ ਬੀਮਾਰੀ ਛੁੱਟੀ ਹੋਈ ਸੀ । ਮਹਾਤਮਾਂ ਜੀ ਨੇ ਲੋਕਾਂ ਦੀ ਤਰਸ
ਜੋਗ ਹਾਲਤ ਵੇਖ ਕੇ, ਇਸ ਰੋਗ ਦੀ ਨਿਵਿਰਤੀ ਲਈ ਕਮਰ-ਕੱਸੇ
ਕਰ ਲਏ । ਗੁਰੂ-ਗੋਬਿੰਦ ਸਿੰਘ ਦੇ ਚਰਨਾਂ ਵਿਚ ਅਰਦਾਸ ਕਰਕੇ ਗੋਕੇ
ਦੁੱਧ ਨੂੰ 'ਸਤਿਨਾਮੁ' (ਵਾਹਗੁਰੂ) ਮੰਤ੍ਰ ਪੜ੍ਹ ਕੇ ਮੰਤ੍ਰਿਆ ਤੇ ਉਸਦੀ
ਕੱਚੀ ਲੱਸੀ ਬਣਾ ਕੇ ਵਰਤਾਉਣਾ ਤੇ ਛਿੜਕਾਉਣਾ ਅਰੰਭ ਦਿੱਤਾ ।
ਗੰਦੀਆਂ ਬਾਵਾਂ ਦੀ ਸਫਾਈ ਕਰਾਈ । ਇਸ ਤਰ੍ਹਾਂ ਲੋਕਾਂ ਨੂੰ ਉੱਦਮ-
ਉਤਸ਼ਾਹ ਦਿਵਾ ਕੇ ਇਸ ਮਾਰੂ ਹੋਗ ਨੂੰ ਠੱਲਿਆ । ਅਤੁ ਅਪਣੀ ਤੇ
ਸਤਿਗੁਰੂ ਨਾਨਕ ਦੀ ਮਹਿਮਾ-ਵਡਿਆਈ ਕਰਵਾਈ । ਜੋ ਲੋਕੀ ਬੀਮਾਰੀ
ਤੋਂ ਡਰਦੇ ਬਾਹਰ ਨੱਸ ਗਏ ਸਨ; ਸੰਤ-ਪ੍ਰਤਾਪ ਸੁਣ ਕੇ ਮੁੜਿ ਆ ਵਸੇ ।

੪੩੬.

ਇਸ ਉਪਕਾਰ ਦੁਆਰਾ ਭੀ ਮਹਾਤਮਾਂ ਜੀ ਨੇ ਬੈਅੰਤ ਪ੍ਰਾਣੀ ਗੁਰ-ਸਿੱਖ
ਬਣਾਏ। ਇਉਂ ਇਕ ਸਾਲ ਹੈਦਰਾਬਾਦ ਵਿਰਾਜ ਕੇ ਧਰਮ-ਪ੍ਰਚਾਰ
ਕਰਦੇ ਰਹੇ।

ਹੈਦਰਾਬਾਦ ਵਾਸੀਆਂ ਦੀ ਪ੍ਰਾਰਥਨਾ ਮੰਨ ਕੇ, ਬਾਬਾ ਬਨਖੰਡੀ
ਜੀ ਨੇ ਆਪਣੇ ਛੋਟੇ ਗੁਰਭਾਈ ਸੰਤ ਦਾਸ ਤੇ ਭਾਈ ਗੰਗਾ ਰਾਮ ਅਭਿ
ਆਗਤ ਸਾਧ ਨੂੰ ਓਥੇ ਰਹਿਣ ਲਈ ਪ੍ਰੇਰਿਆ। ਖੁਦ ੧੯੭੮ ਦੀ
ਦੀਪਮਾਲਾ ਵੋ ਮੌਕੇ ਕੱਲ-ਮਕੱਲੇ ਓਥੋਂ ਟੁਰ ਆਏ, ਤੇ ਬੈਰਪੁਰ ਹੁੰਦੇ ਹੋਏ
'ਰੋਹੜੀ' ਦੇ ਮੁਕਾਮ ਸਿੰਘੁ ਨਦ ਕਿਨਾਰੇ ਆ ਵਿਰਾਜੇ। ਇਥੇ ਸਭ ਤੋਂ
ਪਹਿਲਾਂ ਸੇਠ ਘੁੰਮਣ ਮੱਲ ਤੇ ਰੀਝੂ ਮੱਲ ਨਾਲ ਆਪਦਾ ਪਰਚਾ ਪਿਆ।
ਇਹ ਵੋਵੇਂ ਸੱਜਣ ਗੁਰੂ ਨਾਨਕ ਦੇ ਨਾਮ-ਸੇਵਾ ਸਿੱਖ ਤੇ ਸਾਧੂ-ਸੇਵੀ
ਪ੍ਰਸਿੱਧ ਸਨ। ਫਿਰ ਤੁਲਸੀ ਰਾਮ ਨਾਵੇਂ ਇਕ ਪ੍ਰੇਮੀ ਆਪ ਦਾ ਸੇਵਕ
ਬਣਿਆ; ਜੋ ਇਕ-ਰਸ ਸੇਵਾ ਕਰਕੇ, ਉਦਾਸ ਬਿਰਤੀ ਦਾ ਧਾਰਨੀ
ਹੋਇਆ। ਮਹਾਤਮਾਂ ਬਨਖੰਡੀ ਜੀ ਛੇ ਮਹੀਨੇ 'ਰੋਹੜੀ' ਟਿਕੇ ਤੇ ਸੱਚ
ਧਰਮ ਦਾ ਪ੍ਰਚਾਰ ਕਰਦੇ ਰਹੇ।

ਸੰਮਤ ੧੯੮੦ ਵੈਸਾਖ ਸੁਦੀ ਦੂਜੀ ਨੂੰ, ਸਿੰਘੁ ਨਦ ਵਿਚਕਾਰ
ਪਥਰੀਲੀ ਬ੍ਰੇਤੀ ਵਿੱਚ ਇਕ ਰਮਣੀਕ ਥਾਂ, ਤਿੰਨ ਬੋਹੜਾਂ ਦੀ ਸਾਂਝੀ ਢਾਂਚੇ
ਵੇਖ ਕੇ ਸਾਫ਼ ਕਰਵਾਈ ਤੇ ਗੁਰੂ-ਪਰਮੇਸ਼ਰ ਦੀ ਅਰਾਧਨਾ ਕਰਨ ਬਹਿ
ਗਏ। ਭਾਈ ਤੁਲਸੀ ਰਾਮ ਸੇਵਾ ਵਿੱਚ ਹਾਜ਼ਰ ਰਿਹਾ। ਸਮਾਧੀ ਅੰਦਰ
ਗੁਰੂ ਗਰੀਬ ਨਿਵਾਜ ਦੇ ਦਰਸ਼ਨ ਹੋਏ ਤੇ ਇਸ ਪੁਰਾਤਨ ਤੀਰਥ ਪੁਰ
ਗੁਰੂ ਅਸਥਾਨ ਬਣਾਉਣ ਦੀ ਪ੍ਰੇਰਨਾ ਭੀ। ਇਹੋ ਪ੍ਰੇਰਨਾ, ਸੇਠ ਘੁੰਮਣ
ਮੱਲ ਤੇ ਉਨ੍ਹਾਂ ਦੇ ਭਰਾ ਹਾਸਾ ਨੰਦ ਦੀ ਸਹਾਇਤਾ ਅਤੁ ਮਹਾਤਮਾਂ ਜੀ
ਦੇ ਉਦਮ-ਉਪਰਾਲੇ ਨਾਲ 'ਸਾਧੂ-ਬੰਲਾ' ਨਾਮੇ ਧਾਰਮ-ਧਾਮ ਦੇ ਰੂਪ
ਵਿੱਚ ਪ੍ਰਗਟ ਹੋਈ। ਬਾਬਾ ਬਨਖੰਡੀ ਜੀ ਨੇ ਜੱਗ ਕਰਕੇ, 'ਧਰਮਸਾਲ'
ਕਾਇਮ ਕਰਨ ਦਾ ਉੱਦਮ ਅੰਭੰਡ ਦਿਤਾ। ਸਹਜੇ ੨ ਗੁਰਦੁਆਰਾ
ਬਣਦਾ ਗਿਆ ਅਤੁ ਚੌਗਿਰਦੇ ਨਾਲੋਂ ਨਾਲ ਇਸ਼ਨਾਨ ਆਦਿ ਲਈ
ਅਨੇਕਾਂ ਘਾਟ ਬਣ ਗਏ। ਜੋ ਹੁਣ ਵਖੋ ਵੱਖ ਨਾਵਾਂ ਨਾਲ ਗਿਣਤੀ
ਵਿੱਚ ੧੮ ਪ੍ਰਸਿੱਧ ਹਨ। ਇਹ ਸੇਵਾ ਦੇ ਕੁ ਵਰ੍ਹੇ ਵਿੱਚ ਸੰਪੂਰਣ ਹੋਈ।
ਫਿਰ ਬਾਬਾ ਜੀ ਖਾਸ ੨ ਪੁਰਬਾਂ ਦੇ ਮੌਕੇ ਤੀਰਥ ਯਾਤ੍ਰਾ ਤੇ ਧਰਮ ਪ੍ਰਚਾਰ
ਹਿਤ ਦੋਰੇ ਪੁਰ ਬੀ ਜਾਂਦੇ ਰਹੇ।

ਇ. ਪ. ੪੪੦.

੪੩੭.

ਸੰਮਤ ੧੯੦੦ (੧੯੪੩ ਈ:) ਵਿਚ ਇਸ ਦੇਸ ਉਤੇ ਅੰਗ੍ਰੇਜ਼ੀ ਰਾਜ ਕਾਇਮ ਹੋਇਆ; ਤਾਂ ਕਪਤਾਨ ਪੈਂਕ ਵੇਲਜ਼ (Capt. Pank Wales) ਕੁਲੈਕਟਰ ਨੀਅਤ ਹੋ ਕੇ ਸੱਖਰ ਆਇਆ। ਉਸ ਨੇ 'ਸਾਧ ਬੇਲੇ' ਵਾਲੀ ਥਾਂ ਸੁਅੱਛ ਤੇ ਹਵਾਦਾਰ ਜਾਚ ਕੇ ਆਪਣੇ ਵਾਸਤੇ ਕੋਠੀ ਉਸਾਰਨੀ ਚਾਹੀ। ਲਾਏ ਕਾਰੀਗਰ ਦਿਨੇ ਜਿਤਨੀ ਉਸਾਰੀ ਕਰਕੇ ਜਾਣ, ਉਹ ਰਾਤ ਨੂੰ ਫ਼ਹਿ ਪਵੇ। ਤਿੰਨ ਦਿਨ ਇਹੋ ਕੌਤਕ ਵਰਤਿਆ; ਅਰੁ ਆਖਰੀ ਵਾਰ ਇੱਟਾਂ ਤੇ ਚੂਨਾ ਆਦਿ ਮਸਾਲਾ ਭੀ ਉਸ ਥਾਂ ਤੋਂ ਉਡ ਗਿਆ। ਇਸ ਵਰਤਾਰੇ ਨੂੰ ਸਾਹਿਬ ਬਹਾਦੁਰ ਨੇ ਬਾਬਾ ਬਣਖੰਡੀ ਦੀ ਜਾਦੂਗਰੀ ਸਮਝਕੇ, ਉਨ੍ਹਾਂ ਨੂੰ ਹੁਕਮਨ ਓਥੋਂ ਕੱਢ ਦਿੱਤਾ। ਰਾਤੀ ਸੁੱਤਾ ਤਾਂ ਸਾਹਿਬ ਤੇ ਮੇਮ—ਦੋਹਾਂ—ਨੂੰ ਸੂਲ (ਕੁਲੰਜ) ਪੈ ਗਿਆ। ਆਖਰ ਮੇਮ ਨੂੰ ਫੁਰਨਾ ਫੁਰਿਆ, ਕਿ ਹੋਵੇ ਨਾਂ, ਇਹ ਦੁੱਖ ਕਿਤੇ ਉਸ ਸਾਧ-ਮਹਾਤਮਾ ਦੇ ਸੰਤਾਪ ਦਾ ਫਲ ਹੀ ਤਾਂ ਨਹੀਂ! ਕਪਤਾਨ ਸਾਹਿਬ ਨੇ ਬੀ ਮੇਮ ਦੀ ਇਹ ਗੱਲ ਮੰਨ ਲਈ ਤੇ ਰਾਤਿ ਭਰ ਪਰਾਰਥਨਾਂ ਅਰੁ ਅਰਜੋਈਆਂ ਕਰਦਿਆਂ ਗੁਜ਼ਾਰੀ। ਗੁਰੂ-ਗੁਸਾਈਂ ਅਰਦਾਸ ਸੁਣੀ ਤੇ ਦਰਦ ਦੂਰ ਹੋ ਗਿਆ।

ਦਿਨ ਚੜ੍ਹਦਿਆਂ ਸਾਰ ਬਾਬਾ ਜੀ ਦੀ ਤਲਾਸ਼ ਸ਼ੁਰੂ ਹੋਈ। ਝਹਿਰੀਆਂ ਨੂੰ ਭੀ ਬਾਬਾ ਜੀ ਦੇ ਲੱਭ ਲਿਐਣ ਹਿਤ ਤਾਜ਼ਨਾਂ ਕੀਤੀ ਗਈ। ਪਰੰ ਨਾ ਲੱਭੇ। ਓੜਕ ਸਿੱਖਾਂ ਫਿਰ ਗੁਰੂ ਦੇ ਹਜ਼ੂਰ ਅਰਦਾਸ ਕੀਤੀ; ਤਦ ਬਾਬਾ ਜੀ ਖੁਦ ਹੀ ਕਿਧਰਿਓਂ ਆ ਹਾਜ਼ਰ ਹੋਏ। ਕਪਤਾਨ ਤੇ ਮੇਮ ਸਾਹਿਬ ਨੇ ਬਾਬਾ ਜੀ ਦੇ ਚਰਨ ਫੜ ਕੇ ਖਿਮਾਂ ਮੰਗੀ; ਤੇ ਪੱਛੇਤਾਉ ਕਰਦਿਆਂ ਸਾਧ ਬੇਲੇ ਵਾਲੀ ਸਾਰੀ ਬਰੇਤੀ ਦਾ ਪਟਾ ਗੁਰਦੁਆਰੇ ਦੇ ਨਾਮ ਲਿਖ ਦਿੱਤਾ।

ਇਸ ਅਦਭੁਤ ਕਉਤੁਕ ਦੇ ਕਾਰਣ ਸਤਿਗੁਰੂ ਨਾਨਕ ਤੇ ਉਨ੍ਹਾਂ ਦੇ ਭਗਤ ਬਣਖੰਡੀ ਜੀ ਦਾ ਜਸ, ਸਾਰੇ ਸਿੰਘ ਦੇਸ ਤੇ ਆਂਫ਼-ਗੁਆਂਫ਼ ਵਿਚ ਫੈਲ ਗਿਆ। ਅਰੁ ਲੋਕੀ ਬਾਬਾ ਜੀ ਦੇ ਦਰਸ਼ਨਾਂ ਵਾਸਤੇ ਵਹੀਰਾਂ ਘੱਤ ਕੇ ਐਣ ਲੱਗੇ। ਸਿੰਘ ਦੇਸ ਦੇ ਪਹਿਲੇ ਹਾਕਮ (ਮੀਰ ਸਾਹਿਬਾਂ) ਦੀ ਸਰਕਾਰ ਵਿਚ, ਮਾਰਵਾੜ ਦਾ ਜੰਮ-ਪੱਲ੍ਹ ਰਾਜਪੂਤ ਰਲਪਤ ਸਿੰਘ 'ਦੀਵਾਨ' ਹੁੰਦਾ ਸੀ। ਉਹ ਭੀ ਪਰਵਾਰ ਸਮੇਤ ਸੰਤਾਂ ਦੇ ਦਰਸ਼ਨ ਕਰਨ ਆਇਆ। ਅਰੁ ਸਾਰਾ ਲਟਾਕਾ ਛੱਡਕੇ ਉਦਾਸ-

ਇ. ਪ. ੪੪੧.

-ਬਿਰਤੀ ਧਾਰ ਬੈਠਾ। ਬਾਬਾ ਜੀ ਨੇ ਦੀਵਾਨ ਸਾਹਿਬ ਦੀ ਸਿੱਖ-ਧਰਮ ਵਿਚ ਸਰਧਾ-ਭਾਵਨਾ ਜਾਚਕੇ, ਚੇਲਾ ਬਣਾ ਲਿਆ ਤੇ ਹਰਿ ਨਗਾਇਣ ਨਾਮ ਰੱਖਿਆ।

ਬਾਬਾ ਬਣਖੰਡੀ ਜੀ, ਇੱਕ ਸੌ ਵਰ੍ਹੇ ਦੀ ਆਰਬਲਾ ਭੋਗ ਕੇ, ਸੰਮਤ ੧੯੨੦ ਮਿਤੀ ਜੇਠ ਸੁਦੀ ਦੂਜੀ ਨੂੰ, ਭਾਈ ਹਰਿਨਗਾਇਣ ਦਾਸ ਨੂੰ ਆਪਣੀ ਥਾਂ ਸਥਾਪਨ ਕਰ ਕੇ, ਪਰਲੋਕ ਸਿਧਾਰ ਗਏ।

ਬਾਬਾ ਜੀ ਦੇ ਉਪਦੇਸ਼ ਨਾਲ ਬਣੇ ਗੁਰਸਿੱਖਾਂ ਵਿਚੋਂ ਹੇਠ ਲਿਖੇ ਸੱਜਨ ਉਦਾਸ-ਬਿਰਤੀ ਦੇ ਧਾਰਣੀ (ਚੇਲੇ) ਬਣ ਕੇ ਧਰਮ-ਪ੍ਰਚਾਰ ਕਰਦੇ ਰਹੇ:-

(੧) ਭਾਈ ਤੁਲਸੀ ਰਾਮ ਸੰਮਤ ੧੯੮੦ ਮਿਤੀ ਹਾੜ੍ਹ ਵਦੀ ਦੂਜੀ ਨੂੰ ਗੁਰਮੰਤ੍ਰ ਤੇ ਚਰਨਾਮ੍ਰਿਤ ਲੈ ਕੇ ਬਿਸ਼ਨ ਦਾਸ ਨਾਮ ਧਰੀਕ ਹੋਇਆ। ਅਰੁ ਸੰਮਤ ੧੯੦੦ ਮਿਤੀ ੧੦ ਕੱਤਿਕ ਤਕ 'ਸਾਧ-ਬੇਲੇ' ਗੁਰ-ਧਾਮ ਵਿਚ ਕੁਠਾਰੀ (ਸਟੋਰ ਕੀਪਰ) ਦੀ ਸੇਵਾ ਨਿਬਾਹ ਕੇ ਸੰਮਤ ੧੯੧੫ ਭਾਦਰੋਂ ਵਦੀ ਦੂਜੀ ਨੂੰ ਪਰਲੋਕ ਸਿਧਾਰਿਆ।

(੨) ਦੀਵਾਨ ਦਲਪਤਿ ਸਿੰਘ—ਸੰਮਤ ੧੯੦੯ ਵਿਚ, ਹਰਿ ਨਾਗਾਇਣ ਦਾਸ ਨਾਮ ਧਰਾ ਕੇ ਕੱਤਿਕ ਮਹੀਨੇ ਤੋਂ ਬਾਵਾ ਬਿਸ਼ਨਦਾਸ ਦੀ ਥਾਂ ਕੁਠਾਰੀ ਬਣੇ। ਦੇਹਾਂਤ ੧੯੨੯ ਵਿਚ ਹੋਇਆ।

(੩) ਭਾਈ ਗਿਆਨ ਦਾਸ, ਚਾਚੜਾ ਰਿਆਸਤ, ਦੇ ਨੱਗਰ ਮਿਠਨ ਕੋਟ ਦੇ ਵਾਸੀ ਸਨ। ੧੯੦੪ ਬਿੱਥਿ ਵਿਚ ਚੇਲੇ ਬਣੇ।

(੪) ਭਾਈ ਸੰਤ ਸਰਨ, ਰਿਆਸਤ ਬਹਾਵਲ ਪੁਰ ਦੇ ਪਿੰਡ ਨਵੇਂ ਕੋਟ ਦਾ ਜੰਮ, ਤੇ ਲੋਕੂ ਮਲ ਨਾਮ ਸੀ; ੧੯੦੫ ਬਿੱਥਿ ਵਿਚ ਚੇਲਾ ਬਣਿਆ।

(੫) ਭਾਈ ਈਸ਼ਰ ਦਾਸ, ਦਾ ਜਨਮ ਰਿ: ਕਪੂਰਥਲਾ ਦੇ ਇਕ ਸਰਦਾਰ ਦੇ ਘਰਿ ਹੋਇਆ। ਸੰਮਤ ੧੯੦੬ ਮਾਘੀ ਵਾਲੇ ਦਿਨ

੪੩੯.

ਚੇਲਾ ਬਣਿਆ। ੮੫ ਬਰਸ ਦੀ ਉਮਰੇ ੧੯੫੪ ਵਿਚ ਪੋਹ ਮਹੀਨੇ ਪਰਲੋਕ-ਗਾਮੀ ਹੋਇਆ।

(੬) ਭਾਈ ਨਾਰਾਇਣ ਜੀ, ਹੈਦਰਾਬਾਦ ਸਿੰਘ ਦੇ ਇਕ ਅੱਮਿਲ (ਅਹਿਲਿਕਾਰ) ਦੇ ਘਰਿ ਜਨਮੇ। ੧੯੧੦ ਬਿੱਥਿ ਵਿਚ ਚੇਲੇ ਬਣੇ ਤੇ ਨਾਮ ਧਰਾਇਆ ਹਰਿ ਪ੍ਰਸਾਦਿ। ਬੜੇ ਚੰਗੇ ਵਿੱਦਵਾਨ ਤੇ ਤਿਆਗੀ ਮਹਾਤਮਾਂ ਸਨ।

(੭) ਭਾਈ ਅਮਰ ਦਾਸ, ਦਾ ਜਨਮ ਦਿੱਲੀ ਲਾਗੇ ਕਿਸੇ ਪਿੰਡ 'ਚਿ ਹੋਇਆ। ਸੰਮਤ ੧੯੧੩ ਮਾਘ ਮਹੀਨੇ ਬਾਬਾ ਜੀ ਤੋਂ ਸਿੱਖਯਾ-ਦੀਖਯਾ ਲੈ ਕੇ ਉਦਾਸੀ ਸਾਧੂ ਬਣ ਗਏ।

(੮) ਭਾਈ ਹਰਿ ਕ੍ਰਿਸ਼ਨ-ਸਾਰਸੁਤ ਬ੍ਰਾਹਮਣ ਸੀ। ਸੰਮਤ ੧੯੧੩ ਬੰਸਤ ਪੰਚਮੀ ਨੂੰ ਉਦਾਸੀ ਭੇਖ ਧਾਰ ਕੇ ਅਤੀਤ ਬਣਿਆ।

(੯) ਭਾਈ ਸੰਤੋਖ ਦਾਸ, ਨੇ ਸਿੰਘ ਦੇਸ ਦੇ ਲੱਖੀ ਨਗਰਿ ਜਨਮ ਲਿਆ। ੧੯੧੪ ਪੋਹ ਵਿੱਚ ਉਦਾਸ ਬਿੜੀ ਧਾਰਨ ਕਰਕੇ ਸਾਧੂ ਬਣ ਗਏ। ਗੁ: ਸਾਧੁ-ਬੇਲਾ ਵਿਚ ਹੀ ਸੇਵਾ-ਸਿਮਰਨ ਕਰਦੇ ਰਹੇ। ੧੯੩੦ ਬਿੱਥਿ ਵਿਚ ਹੌਲੀ ਵਾਲੇ ਦਿਨ ਸਰੀਰ ਤਿਆਗਿਆ।

(੧੦) ਭਾਈ ਤੁਲਸੀ ਦਾਸ—ਜਨਮੇ ਵੈਸ਼ ਮਾਪਿਆਂ ਦੇ ਘਰਿ, ਸਿੰਘ ਦੇਸ ਦੇ ਨੱਗਰ ਟੰਡੇ ਜਾਮ ਵਿੱਚ। ਸੰਮਤ ੧੯੧੬ ਦੀ ਮਾਘੀ ਨੂੰ ਸੀਖਯਾ-ਦੀਖਯਾ ਲੈ ਕੇ ਉਦਾਸੀ ਸਾਧੂ ਹੋ ਗਏ; ਤੇ ਗੁਰ-ਤੀਰਥਾਂ ਦੇ ਦਰਸ਼ਨ-ਸ਼ਨਾਨ ਕਰਦੇ, (ਕਾਸ਼ੀ, ਮਣੀ ਕਰਣਿਕਾ ਘਾਟ ਪੁਰ ਕੁਝ ਸਮਾਂ ਟਿਕੇ। ਏਥੇ ਹੀ ਸੰਮਤ ੧੯੬੪ ਬਿੱਥਿ ਨੂੰ ੨੦ ਸਾਲ ਦੀ ਉਮਰੇ ਗੁਰ-ਪੁਰੀ ਸਿਧਾਰ ਗਏ।

(੧੧) ਭਾਈ ਰਾਮਦਾਸ—ਹਰੀਪੁਰ ਹਜਾਰੇ ਤੋਂ ਦੋ ਕੋਹ ਪਿੰਡ ਸਰਹਾਂ ਵਿੱਚ ਬ੍ਰਾਹਮਣਾਂ ਦੇ ਘਰਿ ਸਰੀਰ ਧਾਰੀ ਹੋਏ। ਸੰਮਤ ੧੯੧੬

੪੪੦.

ਦੀ ਮਾਘੀ ਦੇ ਮੌਕੇ ਬਾਬਾ ਬਣਖੰਡੀ ਜੀ ਤੋਂ ਚਰਨ-ਪਾਹੁਲ ਤੇ ਉਦਾਸੀ ਭੇਖ ਗ੍ਰਹਣ ਕਰਕੇ ਅਤੀਤ ਬਣੇ। ਗੁਰ-ਆਗਿਆ ਪਾ ਕੇ ਸ਼ਿਕਾਰਪੁਰ (ਸਿੰਧੁ) ਦੀ ਧਰਮਸਾਲ ਵਿਚ ਪੰਜ ਕੁ ਸਾਲ ਸੇਵ ਕਮਾਈ; ਤੇ ੪੨ ਵਰ੍ਹੇ ਦੀ ਉਮਰੇ ਸੰਮਤ ੧੯੨੨ ਦੇ ਸਰਾਧਾਂ ਵਿਚ ਸਰੀਰ ਤਿਆਗਿਆ।

(੧੨) ਭਾਈ ਸੰਮਤ ਦਾਸ-ਸੰਗਰੂਰ ਦੇ ਇਲਾਕੇ ਲੋਂਗੇ ਵਾਲਿ ਖੱਡੀਆਂ ਦੇ ਘਰਿ ਜਨਮੇ। ਮਾਪਿਆਂ ਨਾਮ ਰੱਖਿਆ ਕਨੁਈਆ ਲਾਲ। ਸੰਮਤ ੧੯੧੧ ਵਿਚ 'ਸਾਧ ਬੇਲੇ' ਪਹੁੰਚ ਕੇ ਸਿੱਖ ਸਜੇ; ਅਤੇ ੧੯੧੭ ਹਾੜ੍ਹ ਦੀ ਪੰਨਿਆਂ ਨੂੰ ਉਦਾਸ ਬ੍ਰਿਡੀ ਧਾਰਨ ਕਰ ਲਈ। ਬਾਬਾ ਬਣਖੰਡੀ ਜੀ ਦੇ ਦੂਜੇ ਗੱਦੀ-ਨਸ਼ੀਨ ਬਾਬਾ ਮੋਹਨਦਾਸ ਦੇ ਗੁਰਪੁਰੀ ਸਿਧਾਰ ਜਾਣ ਪੁਰ, ਸੰਮਤ ੧੯੨੫ ਮਿਤੀ ਅੱਸੂ ਵਦੀ ੧੪ ਨੂੰ 'ਸਾਧ ਬੇਲਾ' ਗੁਰ-ਤੀਰਥ ਦੇ ਮਹੰਤ ਥਾਪੇ ਗਏ। ਚਾਰ ਕੁ ਵਰ੍ਹੇ, ਸੰਮਤ ੧੯੨੯ ਮਿਤੀ ਅੱਸੂ ਵਦੀ ੪ ਤੱਕ ਸੇਵਾ ਕਰਕੇ, ਮਹੰਤੀ, ਅਸਲ ਮਹੰਤ ਬਾਵਾ ਹਰਿ ਪ੍ਰਸ਼ਾਦ-ਜੋ ੧੯੨੧ ਦੇ ਅੱਸੂ ਮਹੀਨੇ ਗੁਰ-ਤੀਰਥਾਂ ਦੀ ਯਾਤਰਾ ਕਰਨ ਗਏ ਸਨ—ਦੇ ਮੁੜ ਆਣ ਪੁਰ ਉਨ੍ਹਾਂ ਨੂੰ ਸੌਂਪ ਦਿੱਤੀ। ਤਿੰਨ ਕੁ ਵਰ੍ਹੇ ਸੇਵਾ-ਸਿਮਰਨ ਕਰਨ ਤੋਂ ਬਾਅਦ ਤੇਤੀਹੇ ਦੀ ਚਾਨਣੀ ਚੋਦੇ ਨੂੰ, ੩੫ ਵਰ੍ਹੇ ਉਮਰ ਭੋਗ ਕੇ, ਪਰਲੋਕ ਪਧਾਰ ਗਏ।

(੧੩) ਭਾਈ ਮੋਹਨ ਦਾਸ-ਸਿੰਧੀ ਹਟਵਾਣੀਏਂ ਸਨ। ਸੰਮਤ ੧੯੧੬ ਹਾੜ੍ਹ 'ਚਿ ਸਾਧ ਬੇਲੇ ਆ ਕੇ ਸਿੱਖ ਸਜੇ। ਦੋ ਕੁ ਵਰ੍ਹੇ ਹੁਕਮੀ ਸੇਵ ਕਮਾ ਕੇ, ਸੰਮਤ ੧੯੧੮ ਮਾਘੀ ਦੇ ਮੌਕੇ ਉਦਾਸ-ਬਿਰਤੀ ਧਾਰਿ ਸਾਧੂ ਬਣ ਗਏ। ਸੰਮਤ ੧੯੨੧ ਅੱਸੂ ਚੜ੍ਹਦੇ 'ਸਾਧ ਬੇਲਾ' ਗੁਰ-ਤੀਰਥ ਦੇ ਮਹੰਤ ਬਾਬਾ ਹਰਿ ਪ੍ਰਸ਼ਾਦ ਇਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਸੌਂਪ ਕੇ ਤੀਰਥ-ਰਟਨ ਪੁਰ ਚੜ੍ਹਿ ਪਏ। ਉਨ੍ਹਾਂ ਦੇ ਮੁੜਨ ਤੋਂ ਪਹਿਲਾਂ ਹੀ— ਸੰਮਤ ੧੯੨੫ ਦੇ ਆਖਰੀ ਸਰਾਧਾਂ ਆਪ ਦਾ ਦੇਹਾਂਤ ਹੋ ਗਿਆ। ਉਸ ਮੌਕੇ ਬਾਬਾ ਜੀ ਦੀ ਉਮਰ ੨੫ ਵਰਖਾਂ ਦੀ ਸੀ।

੩—ਭਾਈ ਸੁਰਤ ਰਾਮ—ਬਾਬਾ ਮੀਹਾਂ ਸਾਹਿਬ ਦੇ ਅਠਾਰੂਵੇਂ ਚੇਲੇ ਸਨ। ਅਗਾੜੀ ਇਨ੍ਹਾਂ ਦਾ ਕੇਵਲ ਇਕ ਹੀ ਸੇਵਕ ਭਾਈ ਦੀਪਾ,

ਇ. ਪ. ੪੪੪.

‘ਉਦਾਸ-ਬਿਤੀ ਦਾ ਧਾਰਨੀ ਹੋਇਆ।

੪—ਭਾਈ ਮਜ਼ਨੂੰ, ਬਾਬਾ ਮੀਹਾਂ ਜੀ ਦਾ ਤੇਈਹਵਾਂ ਚੇਲਾ ਸੀ। ਉਨ੍ਹਾਂ ਦੇ ਸੇਵਕਾਂ ’ਚੋਂ ਭਾਈ ਸੰਗਤ ਦਾਸ ਉਦਾਸ-ਵਿਰਤੀ ਵਾਲੇ ਸਾਧੂ ਹੋਏ। ਤਿਨ੍ਹਾਂ ਦੇ ਭਾਈ ਪ੍ਰੀਤਮ ਦਾਸ।

(੯) ਭਾਈ ਪ੍ਰੀਤਮ ਦਾਸ—ਸੰਮਤ ੧੯੨੦ ਮਿਤੀ ਭਾਵੋਂ ਵਦੀ ਅੱਠਿਓਂ ਨੂੰ ਅੰਮ੍ਰਿਤਸਰ ਵਿਚ, ਬਾਬਾ ਸੰਗਤ ਦਾਸ ਦੇ ਚੇਲੇ ਬਣੇ। ਅਰੁ ਕੁਝ ਸਮਾਂ ਸੰਗਤ ਦੀ ਸੇਵਾ ਤੇ ਵਿੱਦਿਆ ਪ੍ਰਾਪਤਿ ਕਰਦਿਆਂ ਗੁਜ਼ਾਰਿਆ।

ਇਹ ਸਮਾਂ ਮੁਗਲ ਤੇ ਦੁੱਰਾਨੀ ਤਾਕਤਾਂ ਦੀਆਂ ਟੱਕਰਾਂ ਦਾ ਸੀ। ਅਰੁ ਖਾਲਸਾ-ਦਲ ਦੋਹਾਂ ਹਕੂਮਤਾਂ ਦੀਆਂ ਜੜਾਂ ਉਖੇੜਨ ਵਿੱਚ ਰੁੱਝਿਆ ਹੋਇਆ ਸੀ। ਅੰਮ੍ਰਿਤਸਰ ਤਾਂ ਕੀਹ; ਘਰਾਂ-ਵਸਤੀਆਂ ਵਿਚ ਭੀ ਸਿੰਘਾਂ ਦਾ ਰਹਿਣਾ ਦੁੱਭਰ-ਬਲਕਿ ਅਸੰਭਵ ਸੀ; ਇਸ ਲਈ ਗੁਰ-ਅਸਥਾਨਾਂ ਦੀ ਸੇਵਾ-ਸੰਭਾਲ ਉਦਾਸੀ ਸਾਧੂਆਂ ਦੇ ਸਿਰ ਹੀ ਆ ਪਈ ਸੀ। ਐਪਰ ਜਦੋਂ ਦੁੱਰਾਨੀਆਂ ਸ਼੍ਰੀ ਹਰਿਮੰਦਰ ਤੇ ਸ਼੍ਰੀ ਤਖਤ ਅਕਾਲ ਬੁੰਗਾ ਆਦਿ ਸਭੇ ਇਮਾਰਤਾਂ ਛਾ-ਛੇਰੀ ਕਰ ਘੱਤੀਆਂ; ਤੇ ਅੰਮ੍ਰਿਤਸਰ ਤਾਲ ਭੀ ਪੂਰ ਦਿੱਤਾ; ਤਾਂ ਸਾਧੂ-ਸੰਤਾਂ ਦੇ ਟਿਕਣ ਲਈ ਬੀ ਕੋਈ ਆਸਰਾ ਨਾਂ ਰਿਹਾ। ਇਸ ਲਈ ਸੰਤ-ਮੰਤ ਵੀ ਸਾਰੇ ਹੀ ਗੁਰੂ ਦੀ ਨਗਰੀ ਛੱਡ ਕੇ, ਪ੍ਰਦੇਸ਼ਾਂ ਵਿਚ ਗੁਰ-ਧਾਮਾਂ ਦੀ ਯਾਤ੍ਰਾ ਕਰਨ ਚੜ੍ਹ ਗਏ। ਸੰਤ ਪ੍ਰੀਤਮ ਦਾਸ ਜੀ ਵੀ ਇਸੇ ਸਾਧੂ-ਮੰਡਲੀ ਨਾਲ ਰਲਕੇ ਗੁਰ-ਤੀਰਥ ਪਰਸਣ ਗਏ। ਸਾਰੇ ਭਾਰਤ ਵਰਖ ਵਿਚ ਸਾਧੂਆਂ ਦਾ ਇਹ ਜੱਥਾ, ਸਤਿਗੁਰ ਨਾਨਕ ਦੇ ਚਲਾਏ ਸੱਚ-ਧਰਮ ਦਾ ਪ੍ਰਚਾਰ ਕਰਦਾ ਤੇ ਅਭਿਲਾਖੀਆਂ ਨੂੰ ‘ਗੁਰਮੰਤ੍ਰ’ ਤੇ ‘ਚਰਨ-ਮਿਤ੍ਰ’ ਦੇਕੇ ਸ਼ਬਦ-ਸਰੂਪ (ਗੁਰਬਾਣੀ-ਗੁਰੂ ਗ੍ਰੰਥ) ਗੁਰੂ ਨਾਨਕ ਦੇ ਲੜਿ ਲਾਉਂਦਾ ਰਿਹਾ। ਇਸੇ ਦੌਰੇ ਸਮੇਂ ਉਦਾਸੀ ਸਾਧੂਆਂ, ਸਿੱਖ-ਸੰਤਾਂ ਵਾਸਤੇ ਹਿੰਦੂ ਤੀਰਥਾਂ ਤੇ ਗੁਰ-ਧਾਮਾਂ ਪੁਰ ਲੰਗਰ ਤੋਂ ਬਿਸਰਾਮ ਲਈ ਮਕਾਨਾਂ ਦੀ ਲੋੜ ਪ੍ਰਤੀਤ ਕੀਤੀ। ਇਸ ਸੁਭ ਮਨੋਰਥ ਦੀ ਪੂਰਤੀ ਲਈ, ਗੁਰੂ ਬਾਬੇ ਦੀ ਪ੍ਰੇਰਨਾ ਨਾਲ ਗੁਰੂ-ਘਰ ਦੇ ਸ਼ਰਧਾਲੂ ਭਾਈ ਨਾਨਕ ਚੰਦ-ਨੈ-ਜੋ ਹੈਦਰਾਬਾਦ (ਦੱਖਣ) ਵੇਂ ਦੀਵਾਨ (ਵਜੀਰ) ਚੰਦ =

ਇ. ਪ. ੪੪੫.

੪੪੨.

ਲਾਲ ਜੀ ਦੇ ਚਾਚੇ ਸਨ—ਵਧ-ਚੜ੍ਹਕੇ ਮਾਲੀ-ਮਰਦ ਕੀਤੀ । ਸੋ, ਸੰਤ ਪ੍ਰੀਤਮ ਦਾਸ ਤੇ ਸੰਤੋਖ ਦਾਸ ਜੀ ਨੇ ਪਹਿਲਾ ਮਾਰਕੇ ਦਾ ਕੰਮ, ਸੰਮਤ ੧੯੩੬ ਬਿ: ਵਿਚ, ਪ੍ਰਯਾਗੀ (ਅਲਾਹਾਬਾਦ) ਤ੍ਰੈਬੈਣੀ ਤੀਰਥ ਪੁਰ ‘ਪੰਜਾਇਤੀ ਅਖਾੜਾ’ ਕਾਇਮ ਕਰਨ ਦਾ ਕੀਤਾ । ਫਿਰ ਇਸ ਅਖਾੜੇ ਦੀਆਂ ਸ਼ਾਖਾਂ ਕਨਖਲ, ਕੁਰੁਛੇਤ੍ਰ, ਉੱਜੈਨ ਤੇ ਗੋਦਾਵਰੀ ਆਦਿ ਵੱਡੇ ਤੀਰਥਾਂ ਪੁਰ ਭੀ ਖੋਲੀਆਂ ਗਈਆਂ । ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਵੀ ‘ਸੰਗਲ ਵਾਲਾ ਅਖਾੜਾ’ ਸੰਤ ਪ੍ਰੀਤਮ ਦਾਸ ਜੀ ਦੇ ਉੱਦੇਸ਼ ਦਾ ਹੀ ਨੀਸ਼ਾਣੁ ਹੈ । ਇਹ ਕਾਰਜ ਸੰਮਤ ੧੯੩੮ ਬਿ: ਵਿਚ ਹੋਇਆ ਦੱਸਦੇ ਨਿ । ਇਹੋ ਸੰਮਤ, ਅਖਾੜੇ-ਅੰਦਰਲੇ ਖੂਹ ਵਿਚ ਲੱਗੇ ਸਿਲਾ-ਲੇਖ ਪੁਰ ਅੰਕਿਤ ਹੈ ।

ਬਾਵਾ ਪ੍ਰੀਤਮ ਦਾਸ ਨੇ ਸੰਮਤ ੧੯੩੮ ਬਿ: ਵਿਚ ਅੰਮ੍ਰਿਤਸਰ ਆ ਕੇ ਪਹਿਲੋਂ ਆਸਣ ਉਸ ਡੱਪੜ ਕਿਨਾਰੇ ਲਾਇਆ ਸੀ, ਜਿਸ ਦਾ ਨਾਮ ਹੁਣ ‘ਨਿਰਬਾਣ ਸਰ’ ਪ੍ਰਸਿੱਧ ਹੈ । ‘ਸੰਗਲਵਾਲੇ ਅਖਾੜੇ’ ਤੋਂ ਪੰਜ ਕੁ ਵਰੇ ਬਾਟ ਇਸ ‘ਸਰ’ ਦੇ ਕੰਢੇ ਭੀ ਧਰਮਸਾਲ ਕਾਇਮ ਕੀਤੀ ਗਈ; ਜਿਸ ਦਾ ਨਾਮ ਮਗਰੋਂ ‘ਅਖਾੜਾ ਨਿਰਬਾਣ ਸਰ’ ਮਸ਼ਹੂਰ ਹੋ ਗਿਆ ।

ਦੂਜਾ ਪ੍ਰਸੰਸਾ ਯੋਗ ਕਾਰਜ ਰਾਵੀ ਨਦੀ ਤੋਂ ਹੰਸਲੀ (ਨਹਿਰ) ਲਿਆ ਕੇ, ਸੰਮਤ ੧੯੪੦-੧ ਵਿਖੇ ਰਾਮਦਾਸਪੁਰ ਦੇ ਸਰੋਝਰਾਂ ਵਿਚ ਜਲ ਪੈਂਦਾ ਕਰਨ ਦਾ ਹੈ; ਜੋ ਇਨ੍ਹਾਂ ਦੋਹਾਂ ਮਹਾਤਮਾਂ—ਸੰਤ ਪ੍ਰੀਤਮ ਦਾਸ ਤੇ ਸੰਤੋਖ ਦਾਸ—ਦੇ ਉੱਦਮ-ਉਪਰਾਲੇ ਤੇ ਇਨ੍ਹਾਂ ਦੀ ਪ੍ਰੇਰਨਾ ਨਾਲ; ਕੁਝ ਕੁ ਮਿਸਲਦਾਰ ਸਿੱਖ-ਸਰਦਾਰਾਂ ਧਨ-ਧਰਤੀ ਦੇ ਕੇ ਸੰਪੂਰਨ ਕੀਤਾ ।

ਸਰਦੇ-ਪੁਜਦੇ ਸਿਖ ਸਰਦਾਰ ਜਦੋਂ ਮੱਲਾਂ ਮੱਲਣ ਵਿਚ ਵਧੇਰੇ ਰੁੱਝ ਗਏ; ਤਾਂ ਗੁਰਪਾਂਤਾਂ ਦੀ ਸੇਵਾ-ਸੰਭਾਲ ਵੀ ਇਨ੍ਹਾਂ ਮੁਖੀ ਸਿਖ ਸਾਧਿਆਂ ਦੇ ਸਿਰ ਹੀ ਆ ਪਈ । ਧਨ ਭਾਵੇਂ ਇਹ ਸਰਦਾਰਾਂ ਤੇ ਸਿੱਖ ਧਨਵਾਨਾ ਪਾਸੋਂ ਹੀ ਲਿਆਂਦੇ; ਪਰ ਹੱਥੀਂ ਸੇਵਾ ਕਰਨ ਦਾ ਉੱਦਮ ਤੇ ਹਲਾਸ਼ੇਰੀ ਸਾਧੂ-ਸੰਤਾਂ ਦੀ ਹੀ ਚਲਦੀ ਸੀ । ਸ੍ਰੀ ਹਰਿਮੰਦਰ ਸਾਹਿਬ ਤੇ ਤਖਤ ਸ਼੍ਰੀ ਅਕਾਲ ਬੁਰੀ ਵਿਚਕਾਰ ਜੋ ਉੱਚ-ਦਮਾਲੀਏ ਨਿਸ਼ਾਨ (ਈਡੇ) ਝੁਲ ਰਹੇ ਹਨ; ਇਹ ਬੀ ਇਨ੍ਹਾਂ ਦੋਹਾਂ ਸੰਤਾਂ ਦੇ ਉੱਦਮ

ਇ. ਪ. ੪੪੯.

ਦਾ ਯਾਦਗਾਰੀ ਚਿੰਨ੍ਹ ਦਸੇ ਜਾਂਦੇ ਹਨ। ਗੁਰੂ ਸਾਹਿਬਾਂ ਦੇ ਸਮੇਂ ਤੋਂ
ਵਾਂਸ ਦੇ ਛੜ ਉੱਤੇ ਫਰੇਗਾ ਫ਼ਹਿਰਦਾ ਹੁੰਦਾ ਸੀ; ਇਨ੍ਹਾਂ ਸਾਧੂਆਂ,—
ਵੀਹ-ਵਿਸਵੇ ਸੰਮਤ ੧੮੪੮—੬੦ ਵਿਚ, ਜਦੋਂ ਬਾਬਾ ਬਣਖੰਡੀ ਜੀ
ਦੇ ਮਸ਼ਵਰੇ ਨਾਲ 'ਨਿਰਬਾਣ' (ਨਾਂਗੇ ਸਾਧੂ) ਬਣਕੇ ਆਏ—ਸ੍ਰੀ ਨਗਰ
—ਗੜ੍ਹਵਾਲ ਵਲੋਂ ਸਾਲ੍ ਬਿਛ ਦਾ ਇਕ ਵੱਡਾ-ਲੰਮਾ ਵਲ੍ਹਾ ਲਿਆ ਕੇ,
ਨਿਸ਼ਾਨ ਸਾਹਿਬ ਤਿਆਰ ਕਰਵਾਇਆ। ਲੇਕਿਨ ਇਹ ਝੰਡਾ ਸੰਮਤ
੧੮੮੮ ਮਿਤੀ ੨੨ ਵੈਸਾਖ ਨੂੰ ਇਕ ਅਸਚਰਜ ਅਨੁਰੀ ਨੇ ਛੇ ਟੋਟੇ
ਕਰ ਕੇ ਸੁੱਟ ਦਿਤਾ। (ਸਟਿੱਪਣ 'ਗੁਰ ਪ੍ਰਤਾਪ ਸੂਰਜ'—ਪਹਿਲੀ ਪੋਥੀ-
ਜੀਵਨ ਭਾਈ ਸੰਤੋਖ ਸਿੰਘ—ਪੰਨਾ ੧੮੪; ਤੇ 'ਤਾਰੀਖ ਸ੍ਰੀ ਦਰਬਾਰ
ਸਾਹਿਬ ਵ ਸ਼ਹਿਰ ਅੰਮ੍ਰਿਤਸਰ'—ਉਰਦੂ—ਪੰਨਾ ੬੪)

ਇਸ ਯਾਤ੍ਰਾ ਤੋਂ ਬੋਦ ਇਨ੍ਹਾਂ ਸਾਧੂਆਂ, ਨਿਰਬਾਣ (ਨਾਂਗਾ)
ਭੇਖ ਧਾਰੀ ਸਾਧ-ਮੰਡਲ ਬਣਾ ਕੇ ਇਕੇਰਾਂ ਫਿਰ ਦੇਸ ਰਣ ਕੀਤਾ।
ਜਿੱਥੇ ਕਿਤੇ ਕੋਈ ਉਦਾਸੀ ਸਾਧੂ ਮਿਲਿਆ, ਉਸੇ ਨੂੰ ਆਪਣੇ ਰੰਗਿ
ਰੰਗ ਵਿੱਤਾ।

ਇਸੇ ਯਾਤ੍ਰਾ-ਚੱਕ੍ਰ ਵਿੱਚ ਸਾਧੂਆਂ ਸਾਰੇ ਭਾਰਤ ਅੰਦਰ, ਸਤਿਗੁਰ
ਨਾਨਕ ਰਾਇ, ਸ੍ਰੀ ਗੁਰੂ ਹਰਿਗੋਬਿੰਦ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ
ਤੇ ਦਸਵੇਂ ਪਾਤਿਸ਼ਾਹ ਦੀ ਚਰਨ-ਛੋਹ ਨਾਲ ਪਾਵਨ ਹੋਏ ਟਿਕਾਣੇ ਲੱਭ
ਲੱਭ ਕੇ ਨਿਸ਼ਾਨ ਕਾਇਮ ਕੀਤੇ; ਕਈਆਂ ਉਨ੍ਹਾਂ ਗੁਰ-ਤੀਰਥਾਂ ਪੁਰ ਡੇਰੇ
ਲਾ ਕੇ ਯਾਦਗਾਰੀ ਅਸਥਾਨ—ਧਰਮਸਾਲਾਂ ਤੇ ਗੁਰਦੁਆਰੇ—ਬਣਵਾਏ।

ਪੰਜਾਬ ਵਿੱਚੋਂ ਮੁਗਲਾਂ ਤੇ ਦੁੱਗਾਨੀਆਂ ਦੇ ਜੁਲਸੀ ਰਾਜ ਦੀ ਸਫ਼ਾ
ਢਲ੍ਹੁਣੀ ਜਾਣ ਪੁਰ, ਜਦੋਂ ਖਾਲਸਾ ਜੀ ਦੀਆਂ ਮਿਸਲਾਂ ਨੇ ਪੱਕੀਆਂ
ਮੱਲਾਂ ਮੱਲ ਲਈਆਂ, ਤਦੋਂ ਬਹੁਤੇ ਸਿੱਖ-ਸਾਧੂ ਭੀ ਪੰਜਾਬਿ ਮੁੜਿ
ਆਏ। ਅਰੁ ਥਾਓਂ ਥਾਈਂ ਗੁਰ-ਧਾਮਾਂ ਦੀ ਸੇਵਾ ਪੁਰ ਜੁਟ ਗਏ।

ਪੱਧਤੀ ਦੇ ਕਾਇਮ ਕੀਤੇ ਧਰਮ-ਸਥਾਨ

ਬਾਬਾ ਮੀਹਾਂ ਸਾਹਿਬ, ਸਤਿਗੁਰੂ ਜੀ ਦੀ ਆਗਿਆ ਅਨੁਸਾਰ ਸਾਰੀ ਉਮਰ ਚੱਕ੍ਰਵਰਤੀ ਰਹਿ ਕੇ ਨਾਮ-ਬਾਣੀ ਤੇ ਅੰਨ-ਜਲ ਦੇ ਗੱਢੇ ਵਰਤਾਉਂਦੇ ਰਹੇ। ਕਿਸੇ ਇਕ ਥਾਂ ਬਹਿਕੇ ਸੁਖ ਮਾਨਣਾਂ ਯਾ ਭਜਨ-ਬੰਦਰੀ ਕਰਨਾ ਬਾਬਾ ਜੀ ਨੇ ਗੁਰੂ-ਆਗਿਆ ਦੇ ਵਿਰੁੱਧ ਅਵੱਗਿਆ ਸਮਝਿਆ। ਐਪਰ ਜਦੋਂ ਸਤਿਗੁਰਾਂ ਵਲੋਂ ਸਿੱਖਾਂ ਦੇ ਬਾਬ ਰਾਜ-ਭਾਗ ਦੀ ਬਖਸ਼ਿਸ਼ ਹੋਈ; ਤਾਂ ਉਨ੍ਹਾਂ ਉਦਾਸੀ ਤੇ ਨਿਰਮਲੇ ਸਾਧੂਆਂ ਦੀਆਂ ਲਾਈਆਂ ਟੋਹਾਂ ਅਨੁਸਾਰ ਸਤਿਗੁਰਾਂ ਦੀਆਂ ਇਤਿਹਾਸਕ ਯਾਦਗਾਰਾਂ ਕਾਇਮ ਕਰਨ ਵਲਿ ਧਿਆਨ ਵਿੱਤਾ। ਸਰਦੇ-ਬਣਦੇ ਸਿੱਖ ਸਰਦਾਰਾਂ, ਰਾਈਸਾਂ-ਜ਼ਿਮੀਦਾਰਾਂ ਤੇ ਰਾਜਿਆਂ-ਮਹਾਰਾਜਿਆਂ ਧਨ-ਧਰਤੀ ਦੇ-ਦਿਵਾ ਕੇ ਸਾਧੂ-ਸੰਤਾਂ ਪਾਸੋਂ ਧਰਮਸਾਲਾਂ ਤੇ ਇਤਿਹਾਸਕ ਗੁਰੂ-ਅਸਥਾਨ ਸਥਾਪਨ ਕਰਵਾਏ। ਅਨੇਕਾਂ ਥਾਂਈ ਪੰਡੂ ਸਿੱਖਾਂ, ਖੁਦ ਧਰਮਸਾਲਾਂ ਤੇ ਗੁਰਦੁਆਰੇ ਬਣਾ ਕੇ ਸਾਧੂਆਂ ਨੂੰ ਉਨ੍ਹਾਂ ਦੀ ਸੇਵਾ-ਸੰਭਾਲ ਸੌਂਪੀ। ਇਸ ਤਰਾਂ ਕਾਇਮ ਹੋਏ ਧਰਮ ਅਸਥਾਨਾਂ ਵਿਚੋਂ, ਜਿਤਨੇ ਕੁ ਬਾਬਾ ਮੀਹਾਂ ਸਾਹਿਬ ਦੀ ਪੱਧਤੀ ਦੇ ਸਾਧੂਆਂ ਰਾਹੀਂ ਬਣੇ ਹਨ; ਉਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ:-

ਪੂਰਬੀ ਪੰਜਾਬ ਵਿਚ—

(੧) ਅਮ੍ਰਿਤਸਰ—(ੴ) ਅਖਾੜਾ ਸੰਗਲਵਾਲਾ, ਜੋ ਸੰਤ ਪ੍ਰੀਤਮ ਦਾਸ ਜੀ ਨੇ ਸੰਮਤ ੧੮੩੮ ਬਿੱਚ ਕਾਇਮ ਕੀਤਾ। ਆਪਦੇ ਦੇਹਾਂਤ ਤੋਂ ਬੱਦ ਇਸ ਦੀ ਸੇਵਾ-ਸੰਭਾਲ ਬਾਵਾਂ ਬ੍ਰਹਮ ਨਿਜ ਰੂਪ ਜੀ ਦੇ ਸਪੁਰਦ ਹੋਈ। ਉਪ੍ਰੰਤ ਸਾਧੂ ਨਿੱਤਾਨੰਦ, ਪਰਮਾਨੰਦ, ਚਰਨ ਦਾਸ ਤੇ ਬੁੱਧ ਪ੍ਰਕਾਸ਼ ਜੀ ਵਾਰੀ-ਸਿਰ ਮਹੰਤ ਬਣਦੇ ਆਏ। ਮੰਮਤ ੧੮੬੧ ਬਿੱਚ, ਮਿਤੀ ਮਾਘ ਸੁਦੀ ੭ ਨੂੰ ਮਹੰਤ ਬੁੱਧ ਪ੍ਰਕਾਸ਼ ਜੀ ਗੁਰਪੁਰੀ ਚਾਲੇ ਪਾ ਗਏ; ਤੇ ਉਨ੍ਹਾਂ ਦੇ ਚੇਲੇ ਸਾਧੂ ਹੀਰਾਨੰਦ ਜੀ ਮਹੰਤ ਥਾਪੇ ਗਏ। ਸਤਾਈ ਕੁ ਫਰੂ ਅਖਾੜੇ ਦੀ ਸੇਵਾ-ਸੰਭਾਲ ਕਰਕੇ ਸੰਮਤ

੧੯੮੮ ਅੱਸੂ ਵੰਨੂੰ ਮਹੰਤ ਹੀਰਾ ਨੰਦ ਜੀ ਭੀ ਚੜ੍ਹਾਈ ਕਰ ਗਏ। ਸਾਧੂ-ਮੰਡਲ ਨੇ ਉਪ੍ਰੰਤ ਇਸ ਅਸਥਾਨ ਦੀ ਮਹੰਤੀ ਦਾ ਮਾਣ ਸਾਧੂ ਸੰਤ ਦਾਸ ਜੀ ਨੂੰ ਬਖਸ਼ਿਆ; ਤੇ ੨੨ ਅੱਸੂ ਤੋਂ ਜਿੰਮੇਵਾਰੀ ਇਨ੍ਹਾਂ ਨੂੰ ਅਰਪਨ ਕਰ ਦਿੱਤੀ। ਜੋ ਸੰਤ ਅੰਮ੍ਰਿਤਾ ਨੰਦ ਜੀ ਆਦਿ ਸਾਥੀ ਸਾਧੂਆਂ ਦੀ ਸਹਾਇਤਾ ਨਾਲ ਇਸ ਫਰਜ਼ ਨੂੰ ਨਿਬਾਹ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ ਪੂਜਾ-ਸੇਵਾ ਸਦਾ ਹੁੰਦੀ ਹੈ। ਲੰਗਰ ਭੀ ਜਾਰੀ ਹੈ।

(ਅ) ਨਿਰਬਾਣਸਰ—ਬਾਵਾ ਪ੍ਰੀਤਮ ਦਾਸ ਜਦੋਂ ‘ਨਿਰਬਾਣ’ (ਨਾਂਗਾ) ਪਦ ਧਾਰਨ ਕਰਕੇ ਅੰਮ੍ਰਿਤਸਰ ਮੁੜੇ; ਤਾਂ ਪਹਿਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਚੜ੍ਹਦੇ ਪਾਸੇ ਕੋਈ ਫਰਲਾਂਗ ਕੁ ਦੇ ਫਰਕ ਨਾਲ ਇਕ ਡੱਪੜ ਦੇ ਕੰਢੇ ਬਿਰਾਜ ਗਏ। ਕੁਝ ਸਮਾਂ ਬੋਦ ਏਥੇ ਬੀ ਧਰਮਸਾਲਾ ਬਣ ਗਈ; ਨਾਲੇ ਡੱਪੜ ਨੂੰ ਤਾਲ ਦਾ ਰੂਪ ਦੇਣਾ ਅਰੰਭ ਹੋ ਗਿਆ। ਇਸ ਵਕਤ ਤਾਲ ਦਾ ਨਾਮ ‘ਨਿਰਬਾਣਸਰ’ ਤੇ ਇਸੇ ਨਾਮ ਪੁਰ ਇਹ ਧਰਮਸਾਲ ‘ਅਖਾੜਾ ਨਿਰਬਾਣ ਸਰ’ ਪ੍ਰਸਿੱਧ ਹੈ। ‘ਨਿਰਬਾਣ’ ਜੀ ਤੋਂ ਬੋਦ ਏਥੋਂ ਦੀ ਸੇਵਾ-ਸੰਭਾਲ ਨੰਬਰਵਾਰ ਮਹੰਤ ਬ੍ਰਹਮ-ਸਰੂਪਾਨੰਦ, ਸਰਬ ਦਿਆਲ, ਸ਼ਿਆਮ ਦਾਸ, ਰਾਮ ਕਿਸ਼ਨ ਤੇ ਗਿਆਨ ਦਾਸ ਜੀ ਕਰਦੇ ਆਏ। ਉਪ੍ਰੰਤ ਸੰਮਤ ੧੯੮੪ ਤੋਂ ਮਹੰਤ ਨੰਦ ਰਾਮ, ੧੯੮੯ ਤੋਂ ਗੋਬਿੰਦ ਰਾਮ, ੧੯੮੩ ਭਾਂਦੇਂ ਤੋਂ ਰਾਮਸਰਨ ਦਾਸ ਗੱਦੀ ਨਸ਼ੀਨ ਹੋਏ। ਸੰਮਤ ੨੦੧੦ ਵਿਚ ਮਹੰਤ ਰਾਮਸਰਨ ਦਾਸ ਕਿਸੇ ਖੁਨਾਮੀ ਕਰਕੇ ਗੱਦੀਓਂ ਲਾਹ ਦਿੱਤਾ ਗਿਆ; ਤੇ ੧੩ ਪੋਹ ਵਦੀ ਸੱਤੋਂ (੨੭ ਦਿਸੰਬਰ ੧੯੮੩) ਐਤਵਾਰ ਤੋਂ ਉਦਾਸੀ ਭੇਖ ਨੇ ਮੌਜੂਦਾ ਮਹੰਤ ਅਮਰ ਦਾਸ ਜੀ ਨੂੰ ਇਸ ਪਦ ਦਾ ਸਨਮਾਨ ਬਖਸ਼ਦਿੱਤ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ ਪਾਠ ਹੁੰਦਾ ਹੈ। ਲੰਗਰ ਭੀ ਜਾਰੀ ਹੈ।

(ਥ) ਡੱਤੇ ਵਾਲਾ ਅਖਾੜਾ—ਚੋਕ ਪਰਾਗਦਾਸ ਵਿਚ ਹੈ। ਪਟਿਆਲੇ ਵਾਲੇ ਡੇਰੇ ਮਗਨੀ ਰਾਮ ਦੇ ਡੱਤੇ ਦੀ ਹੀ ਇਹ ਸ਼ਾਖ ਹੈ। ਉਥੋਂ ਵੇ ਮਹੰਤ ਚੇਤਨ ਦਾਸ ਦੇ ਦੋ ਚੇਲੇ ਆਗਿਆ ਰਾਮ ਤੇ ਗੋਬਿੰਦ ਦਾਸ ਸਨ। ਵੱਡਾ ਪਟਿਆਲੇ ਰਿਹਾ, ਛੋਟੇ ਗੋਬਿੰਦ ਦਾਸ ਨੂੰ ਏਥੇ ਨਵੀਂ ਬਣੀ ਧਰਮਸਾਲ ਸੌਂਪੀ ਗਈ। ਹੁਣ ਇਸ ਅਸਥਾਨ ਦੇ ਮਹੰਤ

੪੪੬.

ਨਗਾਇਣ ਦਾਸ ਜੀ ਹਨ। ਹਿੰਦੂ ਮੰਦਰਾਂ ਸਮਾਨ ਬਹੁਤਾ ਜ਼ੋਰ ਆਰਤੀ ਸਮੇਂ ਘੰਟੇ-ਘਟਿਆਲ ਦੀ ਘਨਘੋਰ ਉਤੇ ਲਾਇਆ ਜਾਂਦਾ ਵੇਖੀਦਾ ਇ। ਬਜ਼ਾਰ ਵਿਚ ਚੇਖੀਆਂ ਦੁਕਾਨਾਂ ਕਰਾਏ ਪੁਰ ਚੜ੍ਹੀਆਂ ਹੋਈਆਂ ਹਨ। ਕੱਪੜੇ ਦਾ ਇਕ ਕਾਰਖਾਨਾ ਬੀ ਇਸ ਡੇਰੇ ਦੇ ਮਕਾਨ ਵਿੱਚ ਹੈ।

(ਸ) ਨਾਂਗਿਆ ਦੀ ਧਰਮਸਾਲਾ—ਕਟੜਾ ਦਲ ਸਿੰਘ ਵਿਚ, ਸੰਗਲ ਵਾਲੇ ਅਖਾਂਕੇ ਨਾਲ ਸੰਬੰਧਤ ਸਾਧੂ ਬ੍ਰਹਮ ਸਰਬਤ ਦੇਵ ਜੀ ਨੇ, ਸ. ਚੜ੍ਹਤ ਸਿੰਘ ਕਾਲਾ ਨਿਵਾਸੀ ਪਾਸੋਂ ਜ਼ਮੀਨ ਪ੍ਰਾਪਤਿ ਕਰਕੇ ਧਰਮਸਾਲ ਬਣਵਾਈ। ਉਨ੍ਹਾਂ ਦੇ ਸਰੀਰ ਤਿਆਗਣ ਤੋਂ ਬੱਦ ਬ੍ਰਹਮ ਦੇਵ ਜੀ ਮਹੰਤ ਬਣੇ। ਉਨ੍ਹਾਂ ਦੀ ਸੇਵਾ ਕਰਕੇ ਮਾਈ ਸਰੁਸਤੀ ਨੌ ਮਹੰਤੀ ਪ੍ਰਾਪਤਿ ਕੀਤੀ। ਜਿਸ ਦੇ ਦੋ ਪੁੱਤ੍ਰ ਯਾ ਚੇਲੇ ਹਰਿਜਾਮ ਦਾਸ ਤੇ ਜੈ ਪ੍ਰਕਾਸ਼ ਵਾਰਸ-ਮਹੰਤ ਬਣੇ। ਮਾਈ ਦੇ ਨਾਮ ਪੁਰ ਇਸ ਅਸਥਾਨ ਦਾ ਨਾਮ ‘ਮਾਈ-ਸਰੁਸਤੀ ਦੀ ਧਰਮਸਾਲਾ’ ਭੀ ਮਸ਼ਹੂਰ ਹੋ ਗਿਆ ਹੈ। ਮਹੰਤ ਜੈ ਪ੍ਰਕਾਸ਼ ਚਾਲੀਹ ਵਰੇ ਤੋਂ ਵੱਧ ਸੇਵਾ ਕਰਕੇ ਗੁਰਪੁਰੀ ਸਿਧਾਰੇ; ਅਰੁ ਆਪਣੇ ਚੇਲੇ ਪ੍ਰੇਮ ਪ੍ਰਕਾਸ਼ ਨੂੰ ਅਪਣੀ ਗੱਦੀ ਬਖਸ਼ ਗਏ; ਜੋ ਵੀਹਾਂ ਕੁ ਵਰਿਆਂ ਤੋਂ ਮਹੰਤ ਚੇਲੇ ਆ ਰਹੇ ਹਨ। ਧਰਮਸਾਲਾ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੈ; ਤੇ ਪੂਜਾ-ਪਾਠ ਬਾਕਾਇਦਾ ਹੁੰਦਾ ਹੈ॥

(ਹ) ਧਰਮਸਾਲਾ ਬੂਨਾਵਾਲੀ—ਲੂਣ ਮੰਡੀ ਗਲੀ ਸੁਨਿਆ-ਰਿਆਂ ਵਿਚ, ਕੰਧਾਰ ਵਾਲੀ ਵੱਡੀ ਧਰਮਸਾਲਾ ਦੇ ਸਾਧੂਆਂ, ਵੈਸਾਖੀ-ਦੀਪਮਾਲਾ ਦੇ ਮੌਕੇ ਆਏ ਸਾਧੂ-ਸੰਤਾਂ ਤੇ ਯਾਤਰੂ-ਸਿੱਖਾਂ ਦੇ ਸੁਖ-ਬਿਸਰਾਮ ਹਿਤ ਸੰਮਤ ੧੯੦੦ ਬਿੰਦੂ ਦੇ ਨੌਜਵੱਤ੍ਰੇ ਬਾਬਾ ਸੰਤ ਦਾਸ ਰਾਹੀਂ ਤਿਆਰ ਕਰਵਾਈ। ਬਾਬਾ ਸੰਤ ਦਾਸ ਜੀ ਤੋਂ ਬੱਦ ਮਹੰਤ ਜਮੁਨਾਂ ਦਾਸ ਤੇ ਆਤਮ ਪ੍ਰਕਾਸ਼ ਆਦਿ ਸੇਵਾ-ਸੰਭਾਲ ਕਰਦੇ ਰਹੇ। ਹੁਣ ਮਹੰਤ ਸ੍ਰੀ ਰਾਮ ਮੌਜੂਦ ਹਨ; ਪਰ ਮਹੰਤੀ ਅਪਣੇ ਪੁੱਤ੍ਰ (ਚੇਲੇ) ਨੂੰ ਸੌਂਪ ਰੱਖੀ ਹੈ।

(ਕ) ਇਕ ਹਵੇਲੀ, ਲੂਣ ਮੰਡੀ ਵਿੱਚ ਰੱਲੇ-ਜੋਗੇ ਪਿੰਡ ਵਾਲੀ ਧਰਮਸਾਲਾ ਵਾਲੇ ਮਹੰਤਾਂ ਗੁਰਪੁਰਬ-ਮੇਲਿਆਂ ਉਤੇ ਅੱਣ ਵਾਲੇ ਸਾਧੂ-ਸਿੱਖਾਂ ਦੇ ਲੰਗਰ-ਬਿਸਰਾਮ ਵਾਸਤੇ, ਸਾਧੂ ਰਤਨ ਦਾਸ ਦੀ ਨਿਗਰਾਨੀ ਵਿਚ ਤਿਆਰ ਕਰਵਾਈ। ਇਹ ਅਸਥਾਨ ‘ਧਰਮਸਾਲਾ—ਮਿਹਰਦਾਸ’ ਕਰਕੇ ਮਸ਼ਹੂਰ ਹੈ। ਇਸ ਅਸਥਾਨ ਦੇ ਮਹੰਤ ਅੱਜ ਕੱਲ ਬਾਵਾ ਸੰਤ ਦਾਸ ਜੀ ਹਨ। ਇਸ ਗੱਦੀ ਦੇ ਮਹਾਤਮਾਂ

੪੪੭.

ਵਣਜ-ਵਿਓਪਾਰ ਤੇ ਸ਼ਾਹੂਕਾਰਾ ਕਰਕੇ ਉਪਜੀਵਕਾ ਚਲਾਉਂਦੇ ਤੇ
ਧਰਮਸਾਲ ਦੀ ਸੇਵਾ ਕਰਦੇ ਹਨ।

(੨) ਮਜੀਠਾ—ਜ਼ਿਲਾ, ਤਸੀਲ ਅੰਮ੍ਰਿਤਸਰ ਵਿੱਚ, ਬਾਬਾ
ਮੀਹਾਂ ਸਾਹਿਬ ਦੇ ਚੇਲੇ ਬ੍ਰਹਮ ਸ੍ਰੁਬਤ ਦੇਵ ਦੇ ਸੇਵਕ ਅਨਘੜ ਦੇਵ ਨੇ
ਧਰਮਸਾਲ ਬਣਵਾਈ। ਓਥੇ ਹੀ ਉਨ੍ਹਾਂ ਦੀ ਸਮਾਧ ਹੈ। ਇਸ ਵਕਤ
ਮਹੰਤ ਹਰੀ ਦਾਸ ਜੀ ਹਨ।

(੩) ਪਿੰਡ ਕਸੇਲ (ਜ਼ਿਲਾ ਅੰਮ੍ਰਿਤਸਰ, ਤਸੀਲ ਤਰਨ
ਤਾਰਨ ਵਿੱਚ)—ਬਾਬਾ ਮੀਹਾਂ ਸਾਹਿਬ ਦੇ ਪੋਤਰੇ-ਚੇਲੇ ਜਵਾਹਰ ਦਾਸ
ਹੋਏ ਹਨ। ਉਨ੍ਹਾਂ ਦੇ ਸੇਵਕ ਸੁਜਾਨ ਦਾਸ ਨੇ ਇਸ ਨੱਗਰ ਵਿਰਾਜ
ਕੇ ਨੱਗਰ ਨਿਵਾਸੀ ਸਿੱਖਾਂ ਪਾਸੋਂ ਧਰਮਸਾਲ ਕਾਇਮ ਕਰਨ ਦਾ
ਉੱਦਮ ਸੰਮਤ ੧੯੦੦ ਬਿ: ਵਿਖੇ ਕਰਵਾਇਆ। ਇਸੇ ਸਾਲ ਦੇ ਨਾਮ
ਪੁਰ ਇਹ ਅਸਥਾਨ ਪ੍ਰਸਿੱਧ ਹੈ। ਇਸ ਦਾ ਸੰਬੰਧ ਜਗਰਾਵਾਂ ਵਾਲੀ
ਸੰਤ ਨਿਕਾ ਸਿੰਘ ‘ਨਿਰਮਲੇ’ ਦੀ ਧਰਮਸਾਲਾ ਨਾਲ ਹੋਣ ਕਰ ਕੇ,
ਓਥੋਂ ਦੇ ਮਹੰਤਾਂ ਦੀ ਸੇਵਾ-ਸੁਰਤਿ ਵਿੱਚ ਹੀ ਰਹਿੰਦੀ ਹੈ। ਉਥੋਂ ਹੀ ਮਹੰਤ
ਨਿਯਤ ਹੁੰਦਾ ਹੈ।

ਜੰਗਰਾਵਾਂ ਵਾਲੀ ਧਰਮਸਾਲ ਦੇ ਨਾਲ ਹੀ ਇਹ ਗੁਰਦੁਆਰਾ
ਕਾਨੂੰਨ ਅਨੁਸਾਰ ਸਿੱਖ ਗੁਰ-ਅਸਥਾਨਾਂ ਦੀ ਸੂਚੀ ਵਿੱਚ ਦਿੱਤੀ ਗਈ
ਸੀ। ਐਪਰ ਸਰਕਾਰੀ ਪੱਖਪਾਤ ਦੇ ਕਾਰਨ ਇਸ ਦੇ ਬਾਬ ਵੀ ਉਹੋ
ਕੁਝ ਵਰਤਿਆ।

(੪) ਜਮਸ਼ੇਰ ਜ਼ਿਲਾ ਜਾਲੰਧਰ ਵਿੱਚ ਡੇਰਾ ਡੱਤਾ ਮਗਨੀ
ਰਾਮ—ਪਟਿਆਲਾ ਦੇ ਮਹੰਤਾਂ ਇਕ ਧਰਮਸਾਲ ਕਾਇਮ ਕੀਤੀ ਹੋਈ
ਹੈ। ਜਿਸਦੇ ਮਹੰਤ ਅੱਜ ਕੱਲ ਗੁਰ-ਨਾਰਾਇਣ ਜੀ ਹਨ। ਇਹ ‘ਵਡੀ
ਧਰਮਸਾਲਾ’ ਕਰ ਕੇ ਪ੍ਰਸਿੱਧ ਹੈ। ਇਸ ਦੇ ਨਾਮ ਜ਼ਮੀਨਾਂ, ਜ਼ਿਲਾ ਜਲੰਧਰ
ਦੇ ਪਿੰਡ ਵਹੈਣ, ਸੰਸਾਰਪੁਰ, ਬੁੰਮੀਆਂ ਵਾਲੀ, ਫੋਲੜੀਵਾਲਾ, ਜੌਡਿਆਲੀ,
ਛਰ੍ਹਾਈ, ਰਾਇਪੁਰ, ਦੋਸਾਂਝ; ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਮੋਖਲੀ-
ਤਾਣਾ, ਥਾਬਲਕੇ; ਫੀਰੋਜ਼ਪੁਰ ਦੇ ਲੰਗਿਆਣਾਂ ਨਵਾਂ; ਤੇ ਜ਼ਿਲਾ
ਅੰਬਾਲਾ ਦੇ ਨੱਗਰ ਜਗਾਧਰੀ ਵਿੱਚ ਭੀ ਹਨ। ਕਈ ਥਾਂਈ

ਇ. ਪ. ੪੫੧.

‘ਧਰਮਸਾਲਾਂ’ ਵੀ ਬਣੀਆਂ ਹੋਈਆਂ ਹਨ। ਗੁ: ਕਾਨੂੰਨ ਦੇ ਅਧੀਨ ਇਸ ਧਰਮਸਾਲਾ ਨੂੰ ਸਿੱਖ ਗੁਰਦੁਆਰਾ ਕਰਾਰ ਦਿਵਾਣ ਦਾ ਜਤਨ ਹੋਇਆ ਸੀ। ਪਰ ਉਸ ਮੌਕੇ ਦੇ ਮਹੰਤ ਗੋਬਿੰਦ ਰਾਮ ਚੇਲਾ ਗੁਰਮੁਖਦਾਸ ਦੇ ੧ ਅਪ੍ਰੈਲ ੧੯੨੯ ਨੂੰ ਉਜ਼਼ਰਦਾਰੀ ਕਰਨ ਪੁਰ ਅਫਲ ਰਿਹਾ ਸੀ।

(੫) ਸੋਫਲ ਛੋਟਾ—ਜਾਲੰਧਰ ਸਟੇਸ਼ਨ ਲਾਗੇ ਹੈ। ਇਥੇ ਭੀ ਇਸ ਪੱਧਤੀ ਦੇ ਸੰਤਾਂ ਨੇ ਧਰਮਸਾਲ ਬਣਾਈ ਹੈ; ਜੋ ਜ਼ਿਲਾ ਫੀਰੋਜ਼ਪੁਰ ਤਸੀਲ ਜ਼ੀਰਾ ਦੇ ਪਿੰਡ ਦਾਤਾ ਦੀ ਧਰਮਸਾਲਾ ਤੋਂ ਇਥੇ ਆ ਕੇ, ਪੰਡਿਤ ਸੱਚਿਦਾਨੰਦ ਜੀ ਨੇ ਨੱਗਰ ਨਿਵਾਸੀਆਂ ਨੂੰ ਪ੍ਰੇਰ ਕੇ, ਬਣਵਾਈ ਸੀ। ਪੰਡਿਤ ਜੀ ਦੇ ਸੇਵਕ ਸਾਧੂ ਹੀ ਇਸ ਦੀ ਸੇਵਾ-ਸੰਭਾਲ ਕਰਦੇ ਆਏ ਹਨ।

(੬) ਬੰਗਾ ਨਗਰ (ਤਸੀਲ ਨਵਾਂ ਸ਼ਹਿਰ, ਜ਼ਿਲਾ ਜਾਲੰਧਰ) ਵਿਚ ਖੁੱਡੀ ਵਾਲੀ ਧਰਮਸਾਲਾ ਦੇ ਸਾਧੂਆਂ ਉੱਦਮ-ਉਪਰਾਲਾ ਕਰ-ਕਰਾਕੇ ਧਰਮਸਾਲ ਬਣਵਾਈ ਹੈ। ਜਿਸ ਦੇ ਮੋਢੀ ਬਾਬਾ ਮੀਹਾਂ ਸਾਹਿਬ ਦੇ ਪੇਤਰੇ-ਚੇਲੇ ਭਾਈ ਸਿਦਕੀ ਦਾਸ ਹਨ। ਉਨ੍ਹਾਂ ਦੇ ਨਾਮ ਪੁਰ ਹੀ ਧਰਮਸਾਲਾ ਸਿਦਕੀਦਾਸ ਸਦਾਉਂਦੀ ਹੈ। ਆਪ ਬਾਵਾ ਸੰਤ ਦਾਸ ਖੁੱਡੀ ਵਾਲੀਆਂ ਦੇ ਸੇਵਕ ਸਨ। ਗੁ: ਕਾਨੂੰਨ ਬਣਨ ਥੈਰ ਇਸ ਧਰਮਸਾਲਾ ਦਾ ਨਾਮ ਬੀ ਸਿੱਖ ਗੁਰਦੁਆਰਿਆਂ ਵਿਖੇ ਲਿਖਿਆ ਗਿਆ ਸੀ। ਸਮੇਂ ਦੇ ਮਹੰਤ ਭਾਈ ਰਾਮਸ਼ਰਨ ਦਾਸ ਨੇ ਰਾਜੀਨਾਮਾ ਕਟਨ ਦਾ ਯਤਨ ਵੀ ਕੀਤਾ; ਪਰ ਅੰਮ੍ਰਿਤਸਰੀਏ ਮਹੰਤਾਂ-ਸੰਤਾਂ, ਬਾਵਾ ਪਰਮਾਨੰਦ ਦੇ ਚੇਲੇ ਮਨਸ਼ਾ ਰਾਮ ਪਾਸੋਂ ੨੯ ਅਕਤੂਬਰ ੧੯੨੯ ਨੂੰ ਉਜ਼਼ਰਦਾਰੀ ਕਰਵਾ ਦਿਤੀ। ਇਸ ਲਈ ਮੁਕਦਮੇ ਦੇ ਖਰਚਾਂ ਤੋਂ ਡਰਦਿਆਂ ਸ਼੍ਰੋਮਣੀ ਗੁ. ਪ੍ਰ: ਕਮੇਟੀ ਨੇ ਪੈਰਵੀ ਕਰਨ ਤੋਂ ਹੀ ਪੈਰ ਖਿਸਕਾ ਲਿਆ।

ਅੱਜ ਕੱਲ ਇਸ ਅਸਥਾਨ ਦੇ ਮਹੰਤ ਬਾਵਾ ਦਰਸ਼ਨ ਦਾਸ ਹਨ।

(੭) ਖਟਕਲ ਕਲਾਂ—ਨਿਰਬਾਣ ਪ੍ਰੀਤਮਦਾਸ ਦੇ ਦੂਜੇ ਸਿੱਖ ਬ੍ਰਹਮ ਸਰਬੜ ਦੇਵ ਨੇ ਅੰਮ੍ਰਿਤਸਰ ਕਟੜਾ ਦਲ ਸਿੰਘ ਵਿਚ

ਨਾਂਗਿਆਂ ਵਾਲੀ ਧਰਮਸਾਲ ਬਣਾਈ ਸੀ। ਉਨ੍ਹਾਂ ਦੇ ਸੇਵਕ ਅਨਘੜ ਦੇਵ, ਤਿਨ੍ਹਾਂ ਦੇ ਚੇਲੇ ਸੁਤੈਪ੍ਰਕਾਸ਼, ਤਿਸ ਦੇ ਸਿੱਖ ਨਾਨਕ ਰਾਮ ਸਨ; ਜਿਨ੍ਹਾਂ ਇਸ ਨਗਰ ਬਹਿ ਕੇ, ਵਸਨੀਕਾਂ ਦੇ ਉੱਦਮ-ਉਪਰਾਲੇ ਨੂੰ ਟੰਬਿਆ; ਤੇ ਧਰਮਸਾਲ ਬਣਵਾਈ। ਉਨ੍ਹਾਂ ਤੋਂ ਬੱਦ ਇਸ ਧਰਮਸਾਲ ਦੀ ਸੇਵਾ-ਸੰਭਾਲ ਇਸੇ ਲੜੀ ਦੇ ਸਾਧੂ ਭਗਵਾਨਦਾਸ ਆਦਿ ਕਰਦੇ ਆਏ ਹਨ।

(੮) ਤਸੌਲੀ (ਰਾਜਪੁਰੇ ਲਾਗੇ ?) ਜ਼ਿਲਾ ਹੁਸ਼ਿਆਰਪੁਰ ਵਿਚ ਭੀ, ਇਸ ਪੱਧਤੀ ਦੇ ਸੰਤਾਂ ਦੀ ਕਾਇਮ ਕੀਤੀ ਧਰਮਸਾਲਾ ਦੱਸੀ ਜਾਂਦੀ ਹੈ।

(੯) ਕਾਠਗੜ੍ਹ—ਤਸੀਲ ਗੜ੍ਹ ਸ਼ੰਕਰ ਵਿਚ ਨਾਂਗਿਆਂ ਦੀ ਧਰਮਸਾਲਾ (ਅੰਮ੍ਰਿਤਸਰ) ਦੇ ਬਾਨੀ ਬਾਵਾ ਬ੍ਰਹਮ ਸਰਬਤ੍ਰ ਦੇਵ ਦੇ ਚੇਲੇ ਬਾਵਾ ਅਨਘੜ ਦੇਵ ਹੈ, ਏਥੋਂ ਦੇ ਸਿੱਖ ਸਰਦਾਰਾਂ ਤੇ ਵਸਨੀਕਾਂ ਦੀ ਮਾਲੀ ਤੇ ਮਿਹਨਤੀ ਮਦਦ ਨਾਲ ਧਰਮਸਾਲਾ ਕਾਇਮ ਕੀਤੀ। ਮਗਰੋਂ ਉਨ੍ਹਾਂ ਦੇ ਹੀ ਚੇਲੇ-ਚਾਟੜੇ ਸੁਤੈਪ੍ਰਕਾਸ਼, ਨਾਨਕ ਰਾਮ ਤੇ ਭਗਵਾਨ ਦਾਸ ਆਦਿ ਇਸ ਦੀ ਸੇਵਾ-ਸੰਭਾਲ ਵਾਰੀ ਸਿਰ ਕਰਦੇ ਰਹੇ।

(੧੦) ਜਗਾਰਾਉਂ ਜ਼ਿਲਾ ਲੁਧਿਹਾਣਾ ਵਿਚ ਇਕ ਧਰਮਸਾਲਾ ਹੈ। ਪੰਜਾਬ ਸਰਕਾਰ ਨੇ ਜਦੋਂ ੧੯੨੫ ਈਈ ਵਿਚ ਗੁਰਦੁਆਰਾ ਕਾਨੂੰਨ ਬਣਾਇਆ; ਤਾਂ ਇਸ ਅਸਥਾਨ ਦਾ ਨਾਮ ਬੀ ਸਿੱਖ ਗੁਰਦਿਆਰਿਆਂ ਦੀ ਨਾਮਾਵਲੀ ਵਿੱਚ ਦਿੱਤਾ ਗਿਆ। ਕਾਬਜ਼ ਸਾਧੂ ਪੂਰਨਦਾਸ ਨੇ ਉਜ਼ਰਦਾਰੀ ਕਰ ਦਿੱਤੀ। ਜੋ ਗੁਰਦੁਆਰਾ ਟ੍ਰੀਬਜ਼ੂਨਲ-ਜੀ. ਸੀ. ਹਿਲਟਨ ਪ੍ਰਧਾਨ, ਰਾਇ ਬਹਾਦੁਰ ਦੁਆਰਕਾ ਪ੍ਰਸਾਦ ਤੇ ਸ: ਮਾਨ ਸਿੰਘ ਮੈਂਬਰਾਂ ਦੇ ਪੇਸ਼ ਹੋਈ। ਅਦਾਲਤ ਵਿਚ ਇਸ ਧਰਮ-ਧਾਰਾ ਦਾ ਇਤਿਹਾਸ ਇਸ ਤਰ੍ਹਾਂ ਬਿਆਨ ਕੀਤਾ ਗਿਆ:-

“ਪਟਿਆਲਾ ਪਤਿ ਮਹਾਰਾਜਾ ਅੱਲਾ ਸਿੰਘ ਦੀ ਰਾਜਕੁਮਾਰੀ ਬੀਬੀ ਪ੍ਰਧਾਨ ਬੜੀ ਧਰਮਾਤਮਾਂ ਸੀ। ਭਾਈ ਨਿੱਕਾ ਸਿੰਘ ਜੀ ਨਿਰਮਲੇ ਸਾਧੂ, ਬੀਬੀ ਜੀ ਦੇ ਸਿੱਖਜਾ ਦਾਤੇ (ਗੁਰੂ) ਸਨ। ਉਨ੍ਹਾਂ ਨੂੰ ਰਾਜਕੁਮਾਰੀ

ਇ. ਪ. ੪੫੩.

ਨੇ ਪਿੰਡ ਜਲਵਾਣਾ (ਜਰਵਾਣਾ ?) ਵਿੱਚ, ਤਿੰਨ ਧਰਮ-ਸਥਾਨਾਂ ਦੀ ਸੇਵਾ ਵਾਸਤੇ ਜਾਗੀਰ ਅਪਰਨ ਕੀਤੀ। ਇਹ ਤਿੰਨੇ ਅਸਥਾਨ (ਧਰਮ-ਸਾਲ) ਭਾਈ ਨਿੱਕਾ ਸਿੰਘ ਜੀ ਨੇ ਪਹਿਲਾਂ ਹੀ ਕਾਇਮ ਕੀਤੇ ਹੋਏ ਸਨ। ਤਿੰਨਾਂ 'ਚੋਂ ਇਕ ਜਗਰਾਉਂ ਵਾਲੀ ਇਹ ਧਰਮਸਾਲ ਭੀ ਸੀ। ਭਾਈ ਸਾਹਿਬ ਆਪ ਬਰਨਾਲਾ ਰਾਜਧਾਨੀ ਸੰਤ ਗਾਂਧਾ ਸਿੰਘ ਜੀ ਦੇ ਡੇਰੇ ਵਿੱਚ, ਬੀਬੀ ਜੀ ਪਾਸ ਟਿਕਰੇ ਸਨ; ਇਨ੍ਹਾਂ ਧਰਮਸਾਲਾਂ ਦੀ ਸੇਵਾ ਸੰਭਾਲ ਹੋਰਨਾਂ ਸਾਧੂਆਂ ਨੂੰ ਸੌਂਪੀ ਹੋਈ ਸੀ। ਜਗਰਾਉਂ ਵਾਲੀ ਧਰਮਸਾਲ ਵਿੱਚ, ਬਾਬਾ ਮੀਹਾਂ ਸਾਹਿਬ ਦੀ ਬਖਸ਼ ਦੇ ਸਾਧੂ ਗਰੀਬ ਦਾਸ ਸੇਵਾ ਪੁਰ ਨੀਤਿ ਗਏ ਸਨ। ਫਿਰ ਨੰਬਰਵਾਰ ਬਾਵਾ ਰਾਮਦਾਸ, ਹਰਿਸ਼ਰਨ ਦਾਸ ਤੇ ਪੂਰਨ ਦਾਸ ਚੇਲੇ-ਪੜਚੇਲੇ ਸੇਵਾ ਪੁਰ ਨੀਅਤ ਹੁੰਦੇ ਆਏ। ਬਾਵਾ ਪੂਰਨ ਦਾਸ, ਸੰਮਤ ੧੯੮੨ ਬਿੱਥੀ: (੧੯੮੨ ਪੰਜਾਬੀ।) ਵਿੱਚ ਸੇਵਾ ਪੁਰ ਮੌਜੂਦ ਸੀ; ਜਿਸ ਨੇ ਇਸ ਧਰਮਸਾਲਾ ਨੂੰ ਰੈਂਡ-ਸਿੱਖ ਅਸਥਾਨ ਸਿੱਧ ਕਰਨ ਦਾ ਸਫਲ ਜਤਨ ਕੀਤਾ।

ਬੀਬੀ ਪ੍ਰਧਾਨ ਜੀ ਦੀ ਲਾਈ ਜਾਗੀਰ ਤੋਂ ਬਿਨਾਂ ਇਸ ਧਰਮ-ਸਾਲ ਦੇ ਨਾਮ ੨੫ ਘੁਮਾਂ ਜਮੀਨ ਜਗਰਾਉਂ ਨੱਗਰ ਦੇ ਅਗਵਾੜ ਪੂਨਾਂ ਵਿੱਚ ਤੇ ਚਾਰ ਘੁਮਾਂ ਪਿੰਡ ਬਰਦੀ ਕੇ ਵਿੱਚ ਹੈ, ਜੋ ਸਰਕਾਰ ਅੰਗ੍ਰੇਜ਼ੀ ਨੂੰ ੧੬ ਫਰਵਰੀ ੧੮੫੩ ਨੂੰ ਜਾਰੀ ਹੋਏ ਹੁਕਮ ਅਨੁਸਾਰ ਉਸ ਮੌਕੇ ਮੌਜੂਦ ਮਾਫ਼ੀਦਾਰ ਹਰਿਸ਼ਰਨ ਦਾਸ ਦੇ ਨਾਮ ਮੌਫ਼ੀ ਪ੍ਰਵਾਨ ਕੀਤੀ।

ਇਸ ਧਰਮਸਾਲਾ ਵਿੱਚ ਸਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ ਪੁਜਾ-ਪਾਠ ਹੁੰਦਾ ਸੀ; ਆਏ ਰਾਹੀਂ-ਮੁਸਾਫ਼ਰ ਤੇ ਸਾਧੁ-ਛਕੀਰ ਨੂੰ ਪ੍ਰਸ਼ਾਦ-ਪਾਣੀ ਅਤੁ ਬਿਸਰਾਮ ਮਿਲਦਾ ਸੀ; ਪਹਿਲੇ ਬੰਦੋਬਸਤ ਸਨ ੧੯੮੮ ਤੋਂ ੧੯੯੬ ਈਥੀ: (੧੯੦੫ ਬਿੱਥੀ: ਤੋਂ ੧੯੮੩ ਬਿੱਥੀ: ਤੱਕ ਸਰਕਾਰ ਅੰਗ੍ਰੇਜ਼ੀ ਦੇ ਅਨੇਕ ਅਫਸਰ ਪੁੱਛ-ਗਿੱਛ ਕਰਕੇ ਇਸ ਮੌਫ਼ੀ ਦੀ ਤਸਵੀਰ ਕਰ ਜਾਂਦੇ ਰਹੇ। ਮਿਲਦੀ ਜਾਗੀਰ ਸੰਬੰਧੀ ਰਿਆਸਤ ਪਟਿਆਲਾ ਦੇ ਅਹਿਲਕਾਰ ਬੀ ਸੰਮਤ ੧੯੩੭ ਤੋਂ ੧੯੬੯ ਬਿੱਥੀ: ਤੱਕ ਮੌਕਾ ਵੇਖਕੇ ਤਸਵੀਰ ਕਰਦੇ ਰਹੇ। ੧੯੮੦ ਈਥੀ: (੧੯੩੭ ਬਿੱਥੀ: ਵਿੱਚ ਹਰਿਸ਼ਰਨ ਦਾਸ ਦੇ ਚੇਲੇ ਗੋਪਾਲ ਦਾਸ ਦੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਦਾ ਜ਼ਿਕਰ ਖਾਸ ਤੌਰ ਪੁਰ ਕੀਤਾ ਗਿਆ ਹੈ। ਇਨ੍ਹਾਂ ਕਾਰਨਾਂ ਕਰਕੇ ਹੀ ੧੯੮੩ ਬਿੱਥੀ: ਵਿੱਚ ਹਰਿਸ਼ਰਨ ਦਾਸ ਦੇ

ਮਰਨ ਤੋਂ ਬੱਦ ਭੀ ਜਾਗੀਰ ਤੇ ਜ਼ਮੀਨ ਦੀ ਮੱਛੀ ਧਰਮਸਾਲਾ ਦੇ ਨਾਮ ਬਹਾਲ ਰਹੀ। ਬਾਵਾ ਹਰਿਸ਼ਰਨ ਦਾਸ ਦੇ ਮਰਨ ਪੁਰ ਮੱਛੀ ਤੇ ਜਾਗੀਰ ਦਾ ਇੰਡਕਾਲ ਜਦੋਂ ਪੂਰਨ ਦਾਸ ਦੇ ਨਾਮ ਹੋਇਆ; ਉਸ ਮੌਕੇ ਪੂਰਨਦਾਸ, ਉਸ ਦੇ ਗੁਰ ਭਾਈ ਗੋਬਿੰਦ ਦਾਸ, ਤੇ ਜਗਰਾਉਂਦੇ ਨੰਬਰਦਾਰਾਂ ਦੇ ਬਿਆਨਾਂ ਅਤੁ ਤਹਿਸੀਲਦਾਰਾਂ ਆਦਿ ਦੀਆਂ ਰਿਪੋਟਾਂ ਵਿਚ ਭੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ ਪੂਜਾ-ਪਾਠ ਹੁੰਦਾ ਮੰਨਿਆ ਗਿਆ ਹੈ।

ਸਨ ੧੯੯੬ ਈ: (੧੯੪੩ ਬਿ:) ਵਿਚ ਗੋਬਿੰਦ ਦਾਸ ਨੇ ਤਹਿਸੀਲਦਾਰ ਦੇ ਰੂ-ਬ-ਰੂ ਬਿਆਨ ਦੇਂਦਿਆਂ ਇਹ ਭੀ ਆਖਿਆ ਸੀ ਕਿ ਬਾਬਾ ਪੂਰਨ ਦਾਸ ਦੇ ਭਾਈਵਾਲ ਗੋਪਾਲ ਦਾਸ ਨੇ—ਜੋ ਇਸ ਧਰਮਸਾਲ ਵਿਚ ਰਹਿੰਦਾ ਸੀ—ਉਸ ਨੂੰ ਏਥੋਂ ਕੱਢ ਦਿੱਤਾ ਸੀ। ਅਤੁ ਗੋਪਾਲ ਦਾਸ ੧੯੯੮ ਈ: (੧੯੪੬ ਬਿ:) ਵਿਚ ਬਿਆਨ ਦੇਂਦਾ ਹੈ ਕਿ ਉਹ ਹਰਿਸ਼ਰਨ ਦਾਸ ਦਾ ਚੇਲਾ ਹੈ, ਤੇ ਪੂਰਨਦਾਸ ਮਹੰਤ ਧਰਮਸਾਲਾ (ਹਰਿਸ਼ਰਨ ਦਾਸ) ਦਾ ਮੁਖਤਿਆਰ! ਅੰਪਰ ਪੂਰਨਦਾਸ ਕਹਿੰਦਾ ਹੈ, ਕਿ ਗੋਪਾਲ ਦਾਸ, ਬਾਬਾ ਹਰਿਨਾਮ ਦਾਸ ਮਹੰਤ ਧਰਮਸਾਲਾ ਜਲਾਣਾਂ (ਜਲਵਾਣਾਂ ?) ਦਾ ਚੇਲਾ ਸੀ; ਤੇ ਉਥੋਂ ਹੀ ਜਗਰਾਉਂਦਾ ਆ ਕੇ ਰਹਿਣ ਲੁੱਗਾ ਸੀ।

ਇਨ੍ਹਾਂ ਬਿਆਨਾਂ ਤੋਂ ਇਹ ਗੱਲ ਸਿੱਧ ਹੋ ਜਾਂਦੀ ਹੈ, ਕਿ ਜਗਰਾਉਂਦੇ ਜਲਵਾਣੇ ਦੀਆਂ ਧਰਮਸਾਲਾਂ ਆਪੇ ਵਿਚ ਸੰਬੰਧਤ ਹਨ; ਅਤੁ ਦੋਵੇਂ ਸਿੱਖਾਂ ਦੇ ਧਰਮ ਅਸਥਾਨ ਹਨ! ਇਸਤੋਂ ਬਿਨਾਂ ਸਭ ਤੋਂ ਪਹਿਲੀ ਤਹਿਕੀਕਾਤ ਸਰਕਾਰ ਅੰਗਰੇਜ਼ੀ ਦੇ ਤਹਿਸੀਲਦਾਰ ਨੇ ੧੨ ਜੂਨ ੧੯੪੮ (ਸੰਤ ੧੯੦੫ ਜੇਠ ਮਹੀਨੇ) ਨੂੰ ਕੀਤੀ। ਰੀਪੋਰਟ ਵਿਚ ਲਿਖਿਆ ਇਹ:—“ਧਰਮਸਾਲਾ ਕਾਇਮ ਹੈ। ਸਾਧੂ-ਸੰਤ ਇਸ ਜ਼ਮੀਨ ਦੀ ਆਮਦਨ ਨਾਲ ਵਿਰੋਸਾਂਦੇ ਹਨ। ਇਸ ਮੱਛੀ ਦਾ ਵੱਡਾ ਮਨੋਰਥ ਪੰਨ-ਦਾਨ (ਧਰਮਾਰਥ) ਹੀ ਹੈ (ਜਕ ਗੂਨਾ ਇਸ ਮੁਆਫੀ ਸੇ ਅਜਰਾਇ ਕਾਰਿ-ਸ਼ੈਰ ਹੈ)।”

ਸਨ ੧੯੫੧ ਈ: (੧੯੦੮ ਬਿ:) ਵਿਚ ਮਾਲ ਅਫਸਰ ਸਾਹਿਬ ਖੁਦ ਮੌਕੇ ਪੁਰ ਗਏ। ਉਨ੍ਹਾਂ ਭੀ ਲਿਖਿਆ ਹੈ:—“ਮੈਂ ਫਕੀਰ ਤੇ ਮੁਸਾਫਰ ਓਥੇ ਵੇਖੇ!” ਇਸ ਲਈ ਸਾਹਿਬ ਬਹਾਦੁਰ ਨੇ ਮੱਛੀ

੪੫੨.

ਬਹਾਲ ਰਹਿਣ ਦੀ ਸਫ਼ਾਰਸ਼ ਕੀਤੀ। ਅਗਲੇ ਵਰ੍਷—੧੯੫੨ ਈਂ ਵਿਚ ਮਾਫ਼ੀਦਾਰ ਹਰਿਸ਼ਰਨ ਦਾਸ ਨੇ ਅਰਜ਼ ਕੀਤੀ; ਕਿ “ਮੱਡੀ ਸਦਾ ਲਈ ਪੱਕੀ ਕਰ ਦਿੱਤੀ ਜਾਏ। ਕਿਉਂ ਜੋ ਮੁਸਾਫਰ ਤਾਂ ਮੇਰੇ ਮਰਨ ਤੋਂ ਮਰਨੋਂ ਬੀ ਏਥੇ ਆਉਂਦੇ ਹੀ ਰਹਿਣੇ ਨਿ !”

ਸਨ ੧੯੯੧ ਈਂ ਦੀ ਰੀਪੋਰਟ ਵਿਚ ਹਲਕੇ ਦਾ ਪਟਵਾਰੀ ਕਹਿੰਦਾ ਹੈ:-

“ਧਰਮਸਾਲਾ ਜਾਰੀ ਹੈ; ਯੱਨੀ ਮੁਸਾਫਰਾਂ ਵਰਗੇ ਕੋ ਆਰਾਮ ਮਿਲਤਾ ਹੈ।”

ਲੇਕਿਨ ਸਨ ੧੯੫੧ ਈਂ, ਵਿਚ ਮੂਲੇ ਪਟਵਾਰੀ ਨੇ—ਪਤਾ ਨਹੀਂ ਕਿਸ ਨੀਤ ਨਾਲ—ਲਿਖ ਦਿੱਤਾ; ਕਿ “ਸਾਧੂ-ਫਕੀਰ ਏਥੇ ਟਿਕਦੇ ਹਨ। ਓਥੇ ਠਾਕੁਰ ਦੁਆਰਾ ਭੀ ਸੀ; ਤੇ ਉਸ ਵਿਚ ਠਾਕੁਰ ਜੀ ਦੀ ਮੁਰਤੀ ਸੀ! ਅਰੁ ਜ਼ਮੀਨ ਦੀ ਮੱਡੀ ਧਰਮਸਾਲਾ ਤੇ ਠਾਕੁਰ ਦੁਆਰੇ ਦੇ ਨਾਮ ਹੈ।”

ਪੇਸ਼ ਹੋਏ ਇਨ੍ਹਾਂ ਸਾਰੇ ਬਿਆਨਾਂ ਤੇ ਰਪਟਾਂ ਪੁਰ ਅਦਾਲਤ ਹੈਰਾਨ ਹੈ; ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ’ ਤੇ ਸਿਖਾਂ ਦੀ ਆਮ ਪੂਜਾ ਪਾਠ ਹੋਣ ਦਾ ਜ਼ਿਕਰ ਇਨ੍ਹਾਂ ਬਿਆਨਾਂ ਵਿੱਚ ਕਿਉਂ ਨਹੀਂ! ਅਦਾਲਤ ਇਹ ਭੀ ਮੰਨਦੀ ਹੈ, ਕਿ ਸਮਾਧਾਂ, ਗੋਲਾ ਸਾਹਿਬ, ਯਾ ਬਾਵਾ ਸ਼੍ਰੀਚੰਦ ਦੀ ਮੁਰਤੀ ਦੀ ਪੂਜਾ ਤੇ ਠਾਕੁਰਾਂ ਦਾ ਜ਼ਿਕਰ ਬੀ ਸਨ ੧੯੫੧ ਈਂ; ਤੋਂ ਬਾਅਦ ਕਿਸੇ ਬਿਆਨ ਅੰਦਰ ਨਹੀਂ। ਫਿਰ ਬੀ ਹਿੰਦੂ ਜੱਜ ਸਾਹਿਬ ਨਤੀਜਾ ਇਹ ਕੱਢ ਲੈਂਦੇ ਨਿ; ਕਿ—“ਭਾਈ ਨਿੱਕਾ ਸਿੰਘ ਇਸ ਧਰਮਸਾਲਾ ਨੂੰ ਕਾਇਮ ਕਰਨ ਵਾਲਾ ਨਹੀਂ; ਸਗੋਂ ਰਿਆਸਤ ਪਟਿਆਲਾ ਵਲੋਂ ਲੱਗੀ ਜਾਗੀਰ ਪ੍ਰਾਪਤਿ ਕਰਨ ਵਾਸਤੇ ਹੀ ਉਸ ਦਾ ਨਾਮ ਇਸ ਨਾਲ ਚਮੌਲੀਆ ਗਿਆ ਹੈ। ਸੇ ਇਹ ਸਿੱਖ-ਗੁਰਦੁਆਰਾ ਨਹੀਂ!” ਸ. ਮਾਨ ਸਿੰਘ ਜੀ ਨੇ ਰਾਇ ਬਹਾਦੁਰ ਦੁਆਰਕਾ ਪ੍ਰਸ਼ਾਸਨ ਦੀਆਂ ਦਲੀਲਾਂ ਨਾਲ ਅਸੱਮਤੀ ਪ੍ਰਗਟ ਕਰਦਿਆਂ ਲਿਖਿਆ ਹੈ; ਕਿ “ਪੂਰਨ ਦਾਸ ਦਾ ਉਜ਼ਰ ਹੱਦ ਕਰਕੇ ਧਰਮਸਾਲਾ ਨੂੰ ਸਿੱਖ-ਗੁਰਦੁਆਰਾ ਮੰਨਿਆ ਜਾਣਾ ਚਾਹੀਦਾ ਇ।” ਐਪਰ ਅੰਗ੍ਰੇਜ਼ ਤੇ ਹਿੰਦੂ ਦੀ ਮਿਲੀ-ਭਰਤ ਦੇ ਸਦਕੇ, ਅਦਾਲਤ ਦੇ ਪ੍ਰਧਾਨ ਜੁੱਜ ਜੀ. ਸੀ. ਹਿਲਟਨ ਸਾਹਿਬ ੧੭ ਨਵੰਬਰ ੧੯੩੪ ਨੂੰ ਬਾਵਾ ਪੂਰਨ ਦਾਸ ਦੇ ਹੱਕ ਵਿਚ ਫੈਸਲਾ ਦੇ ਦੇਂਦੇ ਹਨ।

ਇ. ਪ. ੪੫੯

੪੫੩.

ਧਰਮਸਾਲ ਤੋਂ ਬਿਨਾਂ ਇਕ ਬਾਗ ਤੇ ਛਿਆ ਮਕਾਨ ਯਾ ਖੇਲ੍ਹੇ ਆਦਿ ਬੀ ਜਗਰਾਉਂ ਸ਼ਹਿਰ ਅੰਦਰ ਇਸ ਧਰਮ-ਸਥਾਨ ਨਾਲ ਸੰਬੰਧਤ ਹਨ।

(੧੧) ਰੋਪੜ-ਜ਼ਿਲਾ ਅੰਬਾਲਾ ਵਿਚ 'ਰਾਮਬਾਗ' ਨਾਮੇ ਅਸਥਾਨ ਬੀ ਇਸੇ ਪੱਧਤੀ ਦੇ ਸਾਂਧੂਆਂ ਕਾਇਮ ਕੀਤਾ ਤੇ ਬਹਾਲ ਰਖਿਆ ਹੋਇਆ ਹੈ। ਕਹਿੰਦੇ ਨਿ: ਬਾਬਾ ਮੀਹਾਂ ਸਾਹਿਬ ਦੇ ਸੇਵਕ ਬਾਵਾ ਸੰਤੋਖ ਦਾਸ ਦਾ ਚੇਲਾ ਸਾਂਧੂ ਰਾਮ ਏਥੇ ਬਹਿ ਕੇ ਸਿਮਰਨ ਭਜਨ ਕਰਦਾ ਰਿਹਾ ਸੀ। ਉਸ ਦੇ ਸੇਵਕ ਪੂਰਨਦਾਸ ਨੇ ਇਸ ਅਸਥਾਨ ਦਾ ਸਤਿਕਾਰ ਕਾਇਮ ਰਖਣ ਹਿਤ ਏਥੇ ਡੇਰਾ ਲਾ ਲਿਆ। ਰੋਪੜ ਪਤਿ ਸਰਦਾਰ ਭੂਪ ਸਿੰਘ ਨੇ ਧਰਮਸਾਲ ਬਣਵਾ ਕੇ ਯਾਦਗਾਰ ਪੱਕੀ ਕਰ ਦਿੱਤੀ; ਅਰੁ ਇਹ ਬਾਗ ਉਸ ਦੇ ਨਾਮ ਲਾ ਦਿੱਤਾ।

ਬਾਵਾ ਸਾਂਧੂ ਰਾਮ ਤੋਂ ਬੱਦ ਉਨ੍ਹਾਂ ਦੇ ਦਾਸ ਤੇ ਦਾਸਾਨ ਦਾਸ ਬਾਵਾ ਸ਼ਰਨਦਾਸ, ਬ੍ਰਹਮਦਾਸ, ਧਿਆਨ ਦਾਸ, ਜਗਤ ਰਾਮ ਤੇ ਉੱਤਮ ਦਾਸ ਵਾਰੀ-ਸੁਧੇ ਏਥੋਂ ਦੇ ਮਹੰਤ ਬਣਦੇ ਆਏ ਹਨ। ਬਾਵਾ ਉੱਤਮ ਦਾਸ ਦੇ ਦੋ ਚੇਲੇ—ਰਾਮਦਾਸ ਤੇ ਨਰਾਇਣ ਦਾਸ—ਸਨ। ਵੱਡਾ ਇਸ ਅਸਥਾਨੂੰ ਦਾ ਤੇ ਛੋਟਾ ਬਨੂੜ (ਰਾਜ ਪਟਿਆਲਾ) ਵਾਲੀ ਧਰਮਸਾਲ ਦਾ ਮਹੰਤ ਬਣਿਆ; ਜੋ ਬਾਵਾ ਸਾਂਧੂ ਰਾਮ ਦੇ ਢੂਜੇ ਚੇਲੇ ਮਗਨੀ ਰਾਮ ਨੇ ਕਾਇਮ ਕਰਾਈ ਸੀ।

(੧੨) ਪਿੰਡ ਕੀਹੜ (ਘੀ-ਹੜ) ਕੌਰੋ ਮਾਜਰਾ—ਕੁਰਾਲੀ (ਤਹਿਸੀਲ ਖਰੜ ਜ਼ਿਲਾ ਅੰਬਾਲਾ) ਲਾਗਲੇ ਪਿੰਡ 'ਚਿ ਭੀ ਇਸੇ ਪੱਧਤੀ ਦੇ ਸਾਂਧੂਆਂ ਡੇਰਾ 'ਛੱਤਾ ਮਗਨੀ ਰਾਮ' (ਪਟਿਆਲਾ) ਤੋਂ ਜਾਕੇ ਧਰਮਸਾਲ ਬਨਾਉਣ ਦਾ ਉੱਦਮ, ਸਿਖਾਂ ਨੂੰ ਪ੍ਰੇਰ ਕੇ ਕਰਵਾਇਆ ਹੈ।

(੧੩) ਛੱਤਿਆਣਾ—ਤਸੀਲ, ਜ਼ਿਲਾ ਫੀਰੋਜ਼ਪੁਰ ਵਿਚ ਇਕ ਪ੍ਰਸਿੱਧ ਪੁਰਾਣਾ ਪਿੰਡ ਹੈ। ਜਿੱਥੋਂ ਦਾ ਸੂਫ਼ੀ ਫਕੀਰ ਇਬ੍ਰਾਹਿਮ 'ਬਾਹਮੀ', ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਮਿਹਰ-ਮੁਹੱਬਤ ਨਾਲ ਗੁਰਸਿੱਖ ਸਜ ਕੇ ਭਾਈ ਅਜਮੇਰ ਸਿੰਘ ਪ੍ਰਸਿੱਧ ਹੋਇਆ ਸੀ।

ਇ. ਪ. ੪੫੭.

੪੫੮.

ਬਾਬਾ ਬਣਖੰਡੀ ਜੀ ਦੇ ਚੇਲੇ ਬਾਵਾ ਹਰਿ ਨਾਰਾਇਣ ਦਾਸ ਦਾ ਸਿਖ ਭਾਈ ਗਿਆਨ ਦਾਸ ਉਦਾਸ-ਬਿਰਤੀ ਧਾਰ ਕੇ ਪਟਿਆਲੇ ਡੇਰਾ ਮਗਨੀ ਰਾਮ ਵਿਖੇ ਆ ਟਿਕਿਆ ਸੀ। ਫਿਰ ਇਸ ਥਾਂ ਦੇ ਮੰਤ ਦਾ ਆਦੇਸ਼ ਪਾ ਕੇ, ਉਸ ਨੇ ਇਸ ਨੱਗਰ ਡੇਰਾ ਆ ਜਮਾਇਆ; ਤੇ ਸਿਖ-ਸੰਗਤਿ ਨੂੰ ਪ੍ਰੇਰ ਕੇ ਧਰਮਸਾਲ ਬਣਵਾਈ। ਗਿਆਨ ਦਾਸ ਜੀ ਦੇ ਦੇਹਾਂਤ ਮਗਰੋਂ ਉਨ੍ਹਾਂ ਦਾ ਚੇਲਾ ਬਾਵਾ ਆਤਮਾ ਰਾਮ ਮੰਤ ਥਾਪਿਆ ਗਿਆ।

ਪਟਿਆਲਾ ਤੇ ਪੰਜਾਬੀ ਰਜਵਾਜ਼ ਸੰਗ ਵਿੱਚ—

(੧) ਪਟਿਆਲਾ ਸ਼ਹਿਰ ਅੰਦਰ—(ਉ) ਕਿਲੋ ਮੁਬਾਰਕ ਦੇ ਐਨ ਸਾਹਮਣੇ ਬਾਜ਼ਾਰ ਵਿਚ ਦੋ-ਤੂਢੇ ਫਰਲਾਂਗ ਦੀ ਵਿੱਥ ਪੁਰ ‘ਡੇਰਾ ਡੱਤਾ ਮਗਨੀ ਰਾਮ’ ਪ੍ਰਸਿਧ ਧਰਮਸਾਲਾ ਹੈ; ਜੋ ਬਾਬਾ ਮੀਂਹਾਂ ਸਾਹਿਬ ਦੀ ਬਖਸ਼ ਦੇ ਸਾਧੂਆਂ ਦੇ ਕਬਨ ਅਨੁਸਾਰ ਇਸ ਬਖਸ਼ ਦੀ ਮੁੱਖ-ਗੱਦੀ ਹੈ। ਅਰੁ ਪਟਿਆਲਾ ਸ਼ਹਿਰ ਦੀ ਬੁਨਿਆਦ ਰੱਖਣ ਸਮੇਂ (ਸੰਮਤ ੧੯੧੦-੨੦ ਬਿ: ਵਿਚਕਾਰ) ਬਾਬਾ ਲਖਮੀਰ ਸਾਹਿਬ ਦੇ ਚੇਲੇ ਸੰਤ ਰੂਪ ਨਰਾਇਣ ਜੀ ਨੇ ਇਸ ਦਾ ਉੱਦਮ ਕੀਤਾ ਦਸਦੇ ਨਿ। ਲੇਕਿਨ ਇਸ ਡੌਰੇ ਦੇ ਬਿਧ ਮੰਤ ਆਗਿਆ ਰਾਮ ਧਰਮਸਾਲਾ ਦੀ ਕਾਇਮੀ ਮਹਾਰਾਜਾ ਅਮਰ ਸਿੰਘ ਦੇ ਸਮੇਂ (ਸੰਮਤ ੧੯੨੨-੩੮ ਵਿਚਕਾਰ) ਮੰਨਦੇ ਹਨ। ਇਹੋ ਸਮਾਂ ਸਹੀ ਜਚਦਾ ਹੈ, ਕਿਉਂ ਜੋ ਬਾਵਾ ਰੂਪ ਨਰਾਇਣ, ਬਾਬਾ ਮੀਂਹਾਂ ਸਾਹਿਬ ਦੀ ਤੀਜੀ ਪੀੜ੍ਹੀ ਵਿਚ ਓਚੋਂ ਕੁ ਹੀ ਹੋਏ ਹਨ। ਧਰਮਸਾਲ ਪੱਕੀ ਮਹਾਰਾਜਾ ਕਰਮ ਸਿੰਘ (ਸੰਮਤ ੧੯੧੦-੧੯੦੨ ਵਿਚਕਾਰ) ਨੂੰ ਬਣਵਾਈ। ਉਸ ਮੌਕੇ ਬਾਵਾ ਮਗਨੀ ਰਾਮ ਜੀ ਇਸ ਧਰਮਸਾਲ ਦੇ ਮੰਤ ਸਨ। ਇਸੇ ਕਰਕੇ ਇਸ ਦਾ ਨਾਮ ‘ਡੇਰਾ ਮਗਨੀ ਰਾਮ’ ਪ੍ਰਸਿਧ ਹੋਇਆ ਹੈ। ਜ਼ਮੀਨ ਤੇ ਜਾਗੀਰ ਭੀ ਇਸੇ ਦਾਨੀ ਮਹਾਰਾਜੇ ਨੇ ਅਰਪਨ ਕੀਤੀ; ਜੋ ਹਾਲਾਂ ਤਕ ਬਹਾਲ ਹੈ।

ਬਾਬਾ ਮੀਂਹਾਂ ਸਾਹਿਬ ਨੂੰ ਸਤਿਗੁਰਾਂ ਪਾਸੋਂ ਪ੍ਰਾਪਤਿ ਹੋਈਆਂ ਯਾਦਗਾਰੀ ਵਸਤਾਂ ਵਿਚੋਂ, ਇਸ ਵੇਲੇ ਇੱਕ ਬੀ ਇਸ ਧਰਮਸਾਲ

ਇ. ਪ. ੪੫੮.

੪੫੫.

ਵਿਚ ਮੌਜੂਦ ਨਹੀਂ। ਮੌਜੂਦਾ ਮਹੰਤ ਹਰਿ ਕ੍ਰਿਸ਼ਨ ਦਾਸ ਦਾ ਕਹਿਣਾ ਹੈ; ਕਿ ੧੯੪੬ ਤੋਂ ੫੦ ਈਥੇ ਤੱਕ 'ਸਰਦਾਰ ਡਿਓਬੀ' ਦੇ ਕਬਜ਼ੇ ਸਮੇਂ ਨੀਤੇ ਗਏ ਸੁਪ੍ਰਵਾਈਲਿਰ (ਨਿਗਰਾਨ) ਸ਼: ਗੁਰਬਚਨ ਸਿੰਘ ਨੇ ਸਾਰੀਆਂ ਪਾਵਨ ਵਸਤਾਂ ਬਦਲ ਯਾ ਖੁਰਦ-ਬੁਰਦ ਕਰ ਦਿੱਤੀਆਂ ਸਨ। ਬਣਾਈ ਗਈ ਸੂਚੀ ਅਨੁਸਾਰ ਨਗ ਭਾਵੇਂ ਪੂਰੇ ਕਰ ਦਿੱਤੇ ਗਏ ਹਨ; ਲੇਕਿਨ ਅਸਲ ਸ਼ਸਤ੍ਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਆਦਿ ਕੁਝ ਨਹੀਂ ਦਿੱਤਾ! ਏਥੋਂ ਤੱਕ ਕਿ ਧਰਮਸਾਲ ਦੇ ਤੋਸੇਖਾਨੇ ਲਿਖਤੀ ਬੀੜ ਕੋਈ ਭੀ ਮੌਜੂਦ ਨਹੀਂ। ਨਵੀਂ ਛਪੀ ਹੋਈ ਬੀੜ ਖਰੀਦ ਕੇ ਪ੍ਰਕਾਸ਼ਤ ਕੀਤੀ ਗਈ ਹੈ।

ਰਸਮੀ ਤੌਰ ਪੁਰ ਮਹਾਰਾਜ ਦਾ ਪ੍ਰਕਾਸ਼ ਤੇ ਪੂਜਾ-ਪਾਠ ਜ਼ਰੂਰ ਹੁੰਦਾ ਇਖੈਪਰ ਮਹੰਤੀ ਦੀ ਗੱਦੀ ਪੁਰ ਗੁਰੂ ਗ੍ਰੰਥ ਸਾਹਿਬ ਦੇ ਬਰੋਬਰ-ਪਰ ਰਤਾ ਹਟਵੀਂ-ਬਾਬਾ ਸ਼੍ਰੀ ਦੰਦ ਜੀ ਦੀ ਤਸਵੀਰ ਰੱਖੀ ਜਾਂਦੀ ਹੈ। ਪਰਪਾਟੀ 'ਗੁਰੂ ਕੇ ਲੰਗਰ' ਵਾਲੀ ਭੀ ਚਾਲੂ ਰੱਖੀ ਹੋਈ ਹੈ। ਮੌਜੂਦਾ ਮਹੰਤ ਹਰਿਕ੍ਰਿਸ਼ਨ ਦਾਸ ਜੀ ਦੰਗੇ ਪੜ੍ਹੇ-ਲਿਖ (ਐਜੂਕੇਟਿਡ) ਘਰਿਸਤੀ ਗੱਭਰੂ ਹਨ। ਅਰੁ ਵਰਤਮਾਨ ਸਮੇਂ ਦੇ ਗੱਭਰੂਆਂ ਵਾਂਗੁ ਹੀ ਰਹਿਣ-ਸਹਿਣ ਤੇ ਧਰਮ-ਕਰਮ ਵਿੱਚ ਖਲਾਸੇ ਹਨ।

ਇਸ ਧਰਮਸਾਲ ਬਾਰੇ ਹੋਰ ਹਾਲ ਪਿੱਛੇ ਲਿਖੇ ਜਾ ਚੁੱਕੇ ਹਨ।

(ਅ) ਢੇਰਾ ਇਮਲੀ ਵਾਲਾ—ਦਰਵਾਜ਼ਾ ਨਾਭਾ ਦੇ ਅੰਦਰਵਾਰ ਥੋੜੀ ਕੁ ਦੂਰ ਇਸੇ ਪੱਧਤੀ ਦੀ ਇਕ ਹੋਰ ਧਰਮਸਾਲਾ ਹੈ। ਜਿਸ ਨੂੰ 'ਨਿਰਬਾਣ-ਆਸਣ' ਯਾ 'ਢੇਰਾ ਇਮਲੀ ਵਾਲਾ' ਸੱਦਦੇ ਹਨ। ਇਸ ਮਕਾਨ ਦੀ ਡਿਓਬੀ ਅਗਾੜੀ ਵਲਗਣ ਅੰਦਰਿ ਵੱਡਾ ਭਾਰਾ ਬ੍ਰਿਛ ਇਮਲੀ ਦਾ ਖਲੋਤਾ ਹੈ। ਇਹੋ ਦੂਜੇ ਨਾਮ ਦਾ ਕਾਰਣ ਹੈ, ਜਾਪਦਾ ਇ, ਮਹਾਰਾਜਾ ਸਾਹਿਬ ਸਿੰਘ ਦੇ ਅਹਦ (ਸੰਮਤ ੧੮੩੮ ਤੋਂ ਵੱਦ ਬਿੱਥੋਂ ਤੱਕ) ਵਿਚ ਨਿਰਬਾਣ ਪ੍ਰੀਤਮ ਦਾਸ ਜੀ ਰਮਤੇ ੨ ਕਿਸੇ ਵੇਲੇ ਇਥੇ ਵਗ ਰਹੀ ਬਰਸਾਤੀ ਨਵੀਂ ਕਨਾਰੇ ਜੰਗਲ ਵਿਚ ਵਿਰਾਜੇ ਹਨ। ਉਨ੍ਹਾਂ ਦੇ ਸਾਬੀ ਸਾਧੂਆਂ ਵਿੱਚੋਂ ਬਾਵਾ ਮਈਆ ਰਾਮ ਨੇ, ਮਗਰੋਂ ਉਨ੍ਹਾਂ ਦੇ ਆਸਣ ਵਾਲੀ ਥਾਂ ਸਤਿਕਾਰ ਵਜੋਂ ਥੜ੍ਹਾ ਬਣਾ ਕੇ 'ਨਿਰਬਾਣ ਆਸਣ' ਨਾਮ ਰੱਖ ਵਿੱਤਾ; ਅਰੁ ਇਥੇ ਹੀ ਵਿਰਾਜ ਕੇ ਭਜਨ ਬੰਦਰੀ ਕਰਦੇ ਰਹੇ।

ਇ. ਪ. ੪੫੮.

੪੫੬.

ਮਹਾਰਾਜਾ ਕਰਮ ਸਿੰਘ ਨੂੰ ਰਾਜਸੀ ਫੇੜਾ (ਕਾਰਬੰਕਲ) ਨਿਕਲਿਆ ਸੀ। ਜਿਸ ਨਾਲ ਉਨ੍ਹਾਂ ਨੇ ਬੜਾ ਕਸ਼ਟ ਪਾਇਆ ਤੇ ਇਲਾਜ ਬੀ ਬਹੁਤ ਕਰਵਾਇਆ; ਪਰ ਕਿਵੇਂ ਆਰਾਮ ਨਾ ਆਇਆ। ਓੜਕ ਬਾਵਾ ਮਈਆ ਰਾਮ ਦੀ ਅਰਦਾਸ ਅਰੁ ਧੂਏਂ ਦੀ ਰਾਖ ਫੋੜੇ 'ਤੇ ਲਾਉਣ ਨਾਲ ਦੁਖਦਾਈ ਗੜ ਨਸ਼ਟ ਹੋ ਗਿਆ। ਮਹਾਰਾਜਾ ਸਾਹਿਬ ਨੇ ਕ੍ਰਿਤੱਗਜਤਾ ਤੇ ਸੇਵਾ ਵਜੋਂ ਧਰਮਸਾਲ ਪੱਕੀ ਬਾਵਾ ਜੀ ਨੂੰ ਬਣਾ ਦਿੱਤੀ; ਤੇ ਤਸੀਲ ਬਸੀ ਵਿਚ ਧਨੌਰਾ ਨਾਮੇ ਪਿੰਡ ਭੇਟਾ ਕੀਤਾ। ਜਿਸ ਦਾ ਰਕਬਾ ਚਾਰ ਕੁ ਸੌ ਵਿੱਧੇ ਹੈ; ਤੇ ਹੁਣ ਤੱਕ ਇਸ ਧਰਮਸਾਲਾ ਦੇ ਨਾਮ ਮੱਛ ਹੈ।

ਬਾਵਾ ਮਈਆ ਰਾਮ ਤੋਂ ਬੱਦ ਉਨ੍ਹਾਂ ਦੇ ਚੇਲੇ-ਪੜ੍ਹਚੇਲੇ ਇਸ ਕਰਮ ਅਨੁਸਾਰ ਮਹੰਤ ਬਣਕੇ ਧਰਮਸਾਲ ਦੀ ਸੇਵਾ-ਸੰਭਾਲ ਕਰਦੇ ਆਏ ਹਨ—

ਬਾਬਾ ਗੰਗਾ ਸਾਗਰ, ਸਰੂਪ ਦਾਸ, ਸਾਹਿਬ ਦਾਸ, ਰਾਮ ਦਾਸ ਤੇ ਨਰਾਇਣ ਮੁਨੀ। ਸੰਮਤ ੨੦੦੪ ਬਿਕ੍ਰਮੀ ਵਿਚ ਮਹੰਤ ਨਰਾਇਣ ਮੁਨੀ ਨੂੰ ਗੱਦੀਓਂ ਲਾਹ ਕੇ ਸਰਕਾਰ ਨੇ 'ਕੋਰਟ ਆਫ਼ ਵਾਰਡ' ਥਾਪ ਦਿਤਾ। ਜਿਸ ਦੇ ਮੈਨੇਜਰ ਬਾਵਾ ਸੰਤ ਰਾਮ ਜੀ ਬਣੇ; ਅਰੁ ਨਾਬਾਲਗ ਮਹੰਤ ਕਰਮ ਪ੍ਰਕਾਸ਼। ਹੁਣ ਮਹੰਤ ਦੇ ਬਾਲਗ ਹੋ ਜਾਣ ਪੁਰ 'ਕੋਰਟ' ਤੋੜ ਦਿਤਾ ਗਿਆ ਹੈ।

ਇਸ ਅਸਥਾਨ ਅੰਦਰ 'ਨਿਰਬਾਣ ਆਸਣ' ਤੇ ਸਮਾਧ ਬਾਵਾ ਮਈਆ ਰਾਮ ਸਤਿਕਾਰ ਜੋਗ ਮੰਨੇ ਜਾਂਦੇ ਹਨ। ਭਾਦਰੋਂ ਸ਼ੁਦਾਈ ਨੌਮੀ-ਬਾਬਾ ਸ਼੍ਰੀ ਚੰਦ ਜੀ ਦਾ ਪੁਰਬ—ਤੇ ਦੀਪਮਾਲਾ ਮਨਾਈ ਜਾਂਦੀ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਬਾਬਾ ਸ਼੍ਰੀ ਚੰਦ ਨੂੰ ਆਪਣਾ ਇਸ਼ਟ ਦੱਸਿਆ ਜਾਂਦਾ ਹੈ; ਤੇ ਉਨ੍ਹਾਂ ਦੀ ਮੂਰਤੀ ਦੀ ਪੂਜਾ ਕੀਤੀ ਜਾਂਦੀ ਹੈ।

ਬਰਸਾਤੀ ਨਦੀ ਛੇਰ ਚਿਰ ਤੋਂ ਆਪਣੀ ਪੁਰਾਣੀ ਸੇਜਾ ਛੱਡ ਕੇ, ਸਨੌਰੀ ਦਰਵਾਜ਼ੇ ਤੋਂ ਬਾਹਰ, ਮੋਤੀ ਬਾਗ ਦੇ ਪਿਛਲੇ ਬੰਨੇ ਬੀੜ ਦੇ ਬਰੋਬਰ ਵਗਣ ਢਹਿ ਪਈ ਹੈ। ਅਰੁ ਧਰਮਸਾਲ ਸ਼ਹਿਰ ਦੀ ਆਬਾਦੀ ਅੰਦਰ ਆ ਚੁਕੀ ਹੈ।

(੯) ਲਟੂਰਪੁਰਾ—ਵਸਤੀ ਅੰਦਰ, ਜੋੜੀਆਂ ਭੱਠੀਆਂ ਲਾਗ

ਇ. ੫. ੪੬੦.

ਭੀ ਬਾਬਾ ਮੀਂਹਾਂ ਸਾਹਿਬ ਦੀ ਬੱਖਸ਼ ਦੇ ਸਾਥੁਆਂ ਇਕ ਧਰਮਸਾਲ
ਬਣਾਈ ਹੋਈ ਹੈ।

(੨) ਬੀੜ ਖੇੜੀ—ਖੇੜੀ ਪਿੰਡ, ਸ਼ਹਿਰ ਪਟਿਆਲਾ ਦੀ
ਜੂਹ ਦੇ ਨਾਲ ਲਗਵਾਂ ਹੀ ਦੱਖਣ-ਪੱਛਮ ਵਲ ਹੈ। ਪਟਿਆਲੇ ਦੇ ਨਾਲ
ਲੁਗਵੇਂ ਰਕਬੇ ਵਿਚ ਬੜਾ ਲੰਮਾ-ਚੌੜਾ ਜੰਗਲ ਪਸੂਆਂ ਦੇ ਚਰਨ ਹਿਤ
(ਬੀੜ) ਪਿਆ ਹੁੰਦਾ ਸੀ। ਮਹਾਰਾਜਾ ਕਰਮ ਸਿੰਘ ਦੇ ਸਮੇਂ (ਸੰਮਤ
੧੯੭੦—੧੯੦੨ ਤੱਕ) ਖੁੱਡੀ (ਰੇ: ਸਟੇਸ਼ਨ ਹੰਡਿਆਏ ਲਾਗੇ) ਦੀ
ਧਰਮਸਾਲਾ ਤੋਂ ਇਕ ਜਪੀਏ-ਤਪੀਏ, ਸਾਥੂ ਬਾਬਾ ਬਿਸ਼ਨ ਦਾਸ ਜੀ
ਆਏ; ਤੇ ਇਸ ਬੀੜ ਵਿੱਚ, ਛੱਪੜ ਕੰਢੇ, ਹੀਂਸਾਂ ਦੀ ਝੰਗੀ ਹੋਠ, ਬੜਾ
ਬਣਾ ਕੇ, ਭਜਨ-ਸਿਮਰਨ ਕਰਨ ਬਹਿ ਗਏ। ਖੇੜੀ ਪਿੰਡ ਦਾ ਇਕ
ਬੁਤਕਾਰੀਆ (ਨਾਈ) ਸੰਤ-ਸੇਵੀ ਸਿੱਖ, ਸਾਥੂ ਬੈਠਾ ਵੇਖਕੇ ਸੇਵਾ ਕਰਨ
ਲੱਗ ਪਿਆ। ਉਹ ਪਿੰਡੋਂ ਦੁੱਧ ਲਿਆਉਂਦਾ, ਸੰਤ ਜੀ ਲੋੜ ਅਨੁਸਾਰ
ਛਕ ਕੇ, ਬਾਕੀ ਰੱਖ ਛਡਦੇ। ਜੰਗਲ ਵਿਚ ਸੱਪ ਬੜੇ ਹੁੰਦੇ ਸਨ; ਬਾਕੀ
ਪਿਆ ਦੁੱਧ ਉਹ ਪੀ ਜਾਂਦੇ। ਇਸੇ ਤਰਾਂ ਸਮਾਂ ਬੀਤਦਾ ਗਿਆ। ਇਕ
ਦਿਨ ਉਹ ਸਿੱਖ ਦੁੱਧ ਲੈ ਕੇ ਆਇਆ; ਤਾਂ ਉਸ ਨੇ ਸੰਤ ਬਾਬੇ ਦੇ ਅੰਗ
ਅੱਡ ਕੇ ਖਿੰਡੇ ਪਏ ਵੇਖੇ। ਹੈਰਾਨ ਤੇ ਭੈ-ਭੀਤ ਹੋਕੇ ਪਿੰਡ ਮੁੜਿ
ਗਿਆ। ਉਸਦੀ ਜਥਾਨੀ ਇਹ ਦੁਖ-ਭਰੀ ਖਬਰ ਸੁਣਕੇ ਕੁਝ
ਮੁਖੀਏ ਸੱਜਨ ਮੌਕਾ ਵੇਖਣ ਆਏ; ਤਾਂ ਸੰਤ ਜੀ ਨੂੰ ਉਨ੍ਹਾਂ ਆਸਣ
ਪੁਰ ਅਮੀਂ-ਜਮੀਂ ਬੈਠੇ ਵੇਖਿਆ। ਇਸ ਤਰ੍ਹਾਂ ਦੇ ਕਲਾਵਾਨ
ਸੰਤ ਦੇ ਦਰਸ਼ਨਾਂ ਵਾਸਤੇ ਲੁਕਾਈ ਝੁਕ ਪਈ; ਅਰੁ ਸੇਵਾ-ਮਾਨਤਾ ਸ਼ੁਰੂ
ਹੋ ਗਈ। ਮਹਾਰਾਜਾ ਕਰਮ ਸਿੰਘ ਦੇ ਕੰਨੀਂ ਸ਼ੁਹਰਤ ਪਹੁੰਚੀ; ਤਾਂ ਉਹ
ਬੀ ਰਾਣੀ ਸਮੇਤ ਦਰਸ਼ਨ ਕਰਨ ਗਏ। ਕਹਿੰਦੇ ਨਿ: ਉਸ ਵਕਤ
ਤੱਕ ਉਨ੍ਹਾਂ ਦੇ ਘਰਿ ਸੰਤਾਨ ਨਹੀਂ ਸੀ ਹੋਈ। ਸੋ, ਉਨ੍ਹਾਂ ਮੁਨਾਸਬ ਭੇਟਾ
ਰੱਖਕੇ, ਪੁੱਤ੍ਰ ਦੀ ਮੰਗ ਮੰਗੀ। ਬਾਬਾ ਜੀ ਨੇ ਅਰਦਾਸ ਕਰਕੇ ਮੰਗ
ਸਿਰਜਨਹਾਰ ਦਾਤਾਰ ਦੇ ਦਰਬਾਰ ਪਹੁੰਚਾ ਦਿੱਤੀ। ਲੇਕਿਨ ਆਪ
ਲੋਕਾਂ ਵਿੱਚ ਵਧੇ ਰੋਲੇ-ਗੋਲੇ ਤੋਂ ਬਚਣ ਲਈ ਖੁੱਡੀ ਹੀ ਮੁੜਿ ਗਏ।
ਮਗਰੋਂ ਮਹਾਰਾਜੇ ਦੇ ਘਰਿ ਸੰਮਤ ੧੯੮੦ ਮੱਘਰ ਵਦੀ ੧੦
(੨੬ ਨਵੰਬਰ ੧੯੨੩) ਨੂੰ ਬਾਲਕ ਜਨਮਿਆ; ਜਿਸਦਾ ਨਾਮ ਨਰੋਂ-ਦੂ

੪੫੮.

ਸਿੰਘ ਰੱਖਿਆ। ਮੁਰਾਦ ਪੂਰੀ ਹੋਣ ਪੁਰ ਮਹਾਰਾਜਾ ਸਾਹਿਬ ਸੰਤਾਂ ਦਾ ਧੰਨਿਵਾਦ ਤੇ ਕ੍ਰਿਤੱਗਯਤਾ ਪ੍ਰਗਟ ਕਰਨਿ ਖੁੱਡੀ ਪਹੁੰਚੇ; ਅਰੁ ਸੰਤਾਂ ਨੂੰ ਹਾਥੀ ਪੁਰ ਬਿਠਾ ਕੇ ਬੀੜ ਵਿਚ ਹੀ ਲੈ ਆਏ। ਉਸੇ ਮੌਕੇ ਮਹਾਰਾਜਾ ਨੇ ਇਸ ਬੀੜ ਵਿੱਚੋਂ ਦੋ ਸੌ ਵਿਘੇ ਜ਼ਮੀਨ ਭੇਟ ਕੀਤੀ। ਬਾਬਾ ਬਿਸ਼ਨ ਦਾਸ ਕੁਟੀਆ ਬਣਾਕੇ ਏਥੇ ਟਿਕ ਗਏ। ਮਗਰੋਂ ਉਨ੍ਹਾਂ ਦੇ ਸੇਵਕਾਂ ਆਸਣ ਦਾ ਸਤਿਕਾਰ ਕਾਇਮ ਰੱਖਣ ਲਈ, ਉਸ ਬੜੇ ਪੁਰ ਬਣੀ ਕੁਟੀਆ ਅੰਦਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨਾ ਸ਼ੁਰੂ ਕਰ ਦਿੱਤਾ; ਤੇ ਧਰਮਸਾਲ ਕਾਇਮ ਕਰ ਦਿੱਤੀ; ਨਾਲੇ ਗੁਰੂ ਕਾ ਲੰਗਰ ਜਾਰੀ ਹੋ ਗਿਆ। ਸੋ ਸਦਾ ਲਈ ਨਾਮ-ਬਾਣੀ ਤੇ ਅੰਨ-ਜਲ ਦੇ ਗੱਢੇ ਅਭਿਲਾਖੀਆਂ ਤੇ ਅਧਿਕਾਰੀਆਂ ਨੂੰ ਮਿਲਣ ਲੱਗ ਪਏ।

ਬਾਬਾ ਬਿਸ਼ਨ ਦਾਸ ਜੀ ਸੰਤ ਕ੍ਰਿਪਾ ਦਾਸ ਜੀ ਦੇ ਚੇਲੇ ਸਨ; ਤੇ ਉਹ ਬਾਵਾ ਮੇਲਾ ਰਾਮ ਦੇ ਅਰੁ ਮੇਲਾ ਰਾਮ ਜੀ, ਬਾਬਾ ਸੰਤ ਦਾਸ ਜੀ ਪਾਸੋਂ ਵਿਰੋਸਾਏ ਸਨ; ਜੋ ਬਾਬਾ ਮੀਹਾਂ ਸਾਹਿਬ ਦੇ ਵੀਹਵੇਂ ਚੇਲੇ ਸਨ। ਇਸੇ ਮਹਾਤਮਾਂ ਨੇ ਪਿੰਡ ਖੁੱਡੀ ਵਿਚ ਬਹਿਕੇ, ਗੁਰੂ ਬਾਬੇ ਦੀ ਆਗਿਆ ਪਾਲਣ ਹਿਤ ਨੱਗਰ ਨਿਵਾਸੀਆਂ ਪਾਸੋਂ ਧਰਮਸਾਲ ਬਨਾਵਣ ਦਾ ਨੇਕ ਕੰਮ ਕਰਵਾਇਆ ਸੀ॥

ਬਾਬਾ ਬਿਸ਼ਨ ਦਾਸ ਤੋਂ ਬੱਦ ਬੀੜ-ਖੇੜੀ ਵਾਲੇ ਅਸਥਾਨ ਦੀ ਸੇਵਾ ਉਨ੍ਹਾਂ ਦੇ ਸੇਵਕ ਬਾਵਾ ਅਮੋਲਕ ਰਾਮ ਨੂੰ ਮਿਲੀ। ਇਹ ਬੜੇ ਸਿਆਣੇ ਪ੍ਰਬੰਧਕ ਅਰੁ ਉੱਨਤਿਸ਼ੀਲ ਸਾਧੂ ਸਨ। ਇਨ੍ਹਾਂ ਨੇ ਛੱਪੜ ਨੂੰ ਕੱਚੇ ਸਰੋਵਰ ਦਾ ਰੂਪ ਦਿੱਤਾ ਤੇ ਸਾਧੂ-ਫਕੀਰਾਂ ਦੇ ਬਿਸਰਾਮ ਵਾਸਤੇ ਕੱਚੇ ਮਕਾਨ ਬੀ ਬਣਾਏ। ਆਪ ਦਾ ਦੇਹਾਂਤ ੧੯੦੦ ਬਿ: ਵਿੱਚ ਹੋਇਆ। ਉਨ੍ਹਾਂ ਤੋਂ ਬੱਦ, ਬਾਵਾ ਰਾਮ ਦਾਸ ਜੀ ਏਥੋਂ ਦੇ ਮਹੱਤ ਬਣੇ; ਅਰੁ ੨੪ ਵਰ੍਷ੇ ਧਰਮ ਪ੍ਰਚਾਰ ਤੇ ਸਾਧਾਂ-ਸੰਤਾਂ ਦੀ ਸੇਵਾ ਨਿਬਾਹ ਕੇ ਸੰਮਤ ੧੯੨੪ ਬਿ: ਵਿਚ ਗੁਰਪੁਰੀ ਸਿਧਾਰ ਗਏ।

ਬਾਵਾ ਰਾਮ ਦਾਸ ਜਿਸ ਸਮੇਂ ਮਹੱਤ ਸਨ; ਉਨ੍ਹਾਂ ਦਿਨਾਂ ਵਿੱਚ, ਅੱਠ ਖੂਹਾਂ ਦੇ ਮੌਜੇ ਸ਼ਾਹਬਾਜ਼ ਪੁਰ ਦਾ ਮਾਮਲਾ-ਸਰਕਾਰ ਲੋਕਾਂ ਨਾ ਤਾਰ ਸਕੇ। ਮਹਾਰਾਜਾ ਨਰੋਂਦਰ ਸਿੰਘ ਦੇ ਵਜੀਰ ਨੇ, ਮਹਾਰਾਜਾ ਸਾਹਿਬ ਤੋਂ ਚੋਰੀ ਅਪਣੇ ਪੱਲਿਓਂ ਮਾਮਲਾ ਭਰਕੇ, ਕਾਗਜ਼ਾਤ-ਮਾਲ ਵਿੱਚ ਸਾਰਾ ਚੱਕ ਆਪਣੇ ਨਾਮ ਲਿਖਵਾ ਲਿਆ। ਲੋਕਾਂ ਬਾਬਾ ਰਾਮਦਾਸ

ਇ. ਪ. ੪੬੨.

ਪਾਸ ਆਕੇ ਫਰਿਆਦ ਕੀਤੀ। ਉਨ੍ਹਾਂ ਨੇ ਇਹ ਠੱਗੀ ਮਹਾਰਾਜੇ ਦੇ ਕੰਨਾਂ ਤੱਕ ਪੁਚਾਈ ਤੇ ਦੀਵਾਨ ਸਾਹਿਬ ਨੂੰ ਝਾੜ ਪਵਾਈ। ਸਰਕਾਰ ਨੇ ਚੱਕ ਦੀਵਾਨ ਦੇ ਨਾਮ ਤੋਂ ਤੁੜਾ ਕੇ ਅਸਲ ਹੱਕਦਾਰਾਂ ਨੂੰ ਸੌਂਪ ਦਿੱਤਾ। ਇਸ ਉਪਕਾਰ ਬਦਲੇ ਜ਼ਿਮੀਦਾਰਾਂ ਇਕ ਖੂਹ, ਬਾਬਾ ਰਾਮਦਾਸ ਜੀ ਨੂੰ ਭੇਟ ਕਰਕੇ ਕਰਤੱਗਯਤਾ ਪ੍ਰਗਟ ਕੀਤੀ।

ਬਾਬਾ ਜੀ ਨੇ ਇਹ ਜ਼ਮੀਨ ਅਪਣੇ ਗੁਰੂ ਬਾਵਾ ਅਮੇਲਕ ਰਾਮ ਦੇ ਨਾਮ ਲਿਖਵਾ ਦਿੱਤੀ। ਉਹ ਖੂਹ ਹੁਣ ਤੱਕ ਬੀੜ ਖੇੜੀ ਵਾਲੇ ਅਸਥਾਨ ਨਾਲ ਸੰਬੰਧਤ ਹੈ।

ਬਾਬਾ ਰਾਮਦਾਸ ਤੋਂ ਬੱਦ ਬਾਵਾ ਹਰੀ ਦਾਸ ਇਸ ਅਸਥਾਨ ਦੇ ਮਹੰਤ ਨੀਤੇ ਗਏ। ਜੋ ਬਾਰਾਂ ਕੁ ਵਰ੍ਹੇ ਇਸ ਗੁਰ-ਧਾਮ ਤੇ ਜਾਇਦਾਦ ਦੀ ਸੇਵਾ-ਸੰਭਾਲ ਕਰਕੇ, ਸੰਮਤ ੧੯੩੬ ਵਿੱਚ ਪਰਲੋਕ ਗਾਮੀ ਹੋ ਗਏ। ਬਾਬਾ ਹਰੀ ਦਾਸ ਜੀ ਦੇ ਵੇਚੇਲੇ ਨਿਹਾਲ ਦਾਸ ਤੇ ਕਾਹਨ ਦਾਸ ਉਦਾਸ ਬਿਰਤੀ ਵਾਲੇ ਹੋਏ। ਪਰ ਇਸ ਗੁਰ-ਧਾਮ ਦੀ ਮਹੰਤੀ ਬਾਵਾ ਨਿਹਾਲ ਦਾਸ ਦੇ ਸੇਵਕ ਬ੍ਰਹਮ ਸੁੱਧ ਜੀ ਨੂੰ ਪ੍ਰਾਪਤਿ ਹੋਈ। ਜੋ ਅੱਠ-ਨੌਂ ਵਰ੍ਹੇ ਗੱਦੀ ਵਿਰਾਜ ਕੇ, ਸੰਮਤ ੧੯੪੫ ਬਿ: ਵਿਚ ਗੁਰੂ ਚਰਨੀਂ ਜਾ ਵਿਰਾਜੇ। ਉਨ੍ਹਾਂ ਦੀ ਥਾਂ ਬਾਵਾ ਹਰੀ ਦਾਸ (ਉਨ੍ਹਾਂ ਦੇ ਪੋਤੇ ਚੇਲੇ) ਨੂੰ ਮਹੰਤ ਥਾਪਿਆ ਗਿਆ। ਕਿਉਂਕਿ ਮਹੰਤ ਬ੍ਰਹਮ ਸੁੱਧ ਜੀ ਦੇ ਚੇਲੇ ਬਾਵਾ ਸਰਮੁਖ ਦਾਸ ਸੰਮਤ ੧੯੪੦ ਵਿਚ ਹੀ ਚੜ੍ਹ ਚੁਕੇ ਸਨ। ਬਾਵਾ ਹਰੀ ਦਾਸ ਜੀ ਨੈ ੩੬-੩੭ ਵਰ੍ਹੇ ਮਹੰਤੀ ਨਿਬਾਹੀ; ਤੇ ਸੰਮਤ ੧੯੮੨ ਵਿਚ ਮਾਘ ਦੀ ਮੱਸਿਆ ਵਾਲੇ ਦਿਨ ਗੁਰੂ-ਪੁਰੀ ਪਧਾਰ ਗਏ। ਹੁਣ ਮਹੰਤੀ ਦਾ ਮਾਣ, ਬਾਵਾ ਕਾਹਨ ਦਾਸ (ਚੇਲਾ ਮਹੰਤ ਹਰੀ ਦਾਸ ਸੁਰਗਬਾਸੀ) ਦੇ ਚੇਲੇ ਬਾਵਾ ਠਾਕੁਰ ਦਾਸ ਨੂੰ ਮਿਲਿਆ।

ਬਾਵਾ ਠਾਕੁਰ ਦਾਸ ਜੀ ਦਾ ਜਨਮ ਕਾਹਨ ਸਿੰਘ ਦੇ ਘਰਿ ਮਾਤਾ ਸੱਮਾਂ ਕੌਰ ਦੀ ਕੁੱਖੋਂ ਸੰਮਤ ੧੮੨੬ ਬਿ: ਵਿਖੇ ਲਹਿਰਾ-ਮੁਹੱਬਤਿ (ਬਾਹੀਏ) ਵਿਚ ਹੋਇਆ ਸੀ। ਸਤਾਰਾਂ ਵਰ੍ਹੇ ਦੀ ਉਮਰੇ ੧੯੪੩ ਬਿ: ਵਿਚ ਬੀੜ-ਖੇੜੀ ਆਕੇ, ਸੰਤ ਕਾਹਨ ਦਾਸ ਜੀ ਦੇ ਚਰਨੀਂ ਲੱਗਿ, ਗੁਰਮਤਿ ਗ੍ਰਹਿਣ ਕੀਤੀ। ਚਾਰ ਕੁ ਸਾਲ ਗੁਰੂ ਤੇ ਸੰਗਤਿ ਦੀ ਸੇਵਾ ਵਿਚ ਜੁਟੇ ਰਹੇ। ਫਿਰ ਸੁਨਾਮ ਦੇ ਇਲਾਕੇ ਪਿੰਡ ਮਹਿਲਾਂ ਦੀ ਧਰਮਸਾਲ ਜਾ ਕੇ ਬਾਬਾ ਅਤਰਦਾਸ ਪਾਸੋਂ ਵਿੱਦਿਆ ਪੜ੍ਹੀ। ਸਾਲ ਕੁ ਬੱਦ ਸ੍ਰੀ

ਅੰਮ੍ਰਿਤਸਰ ਛੱਤੇ ਵਾਲੇ ਅਖਾੜੇ ਆ ਗਏ। ਓਥੋਂ ਬਾਬਾ ਚੇਤਨ ਦਾਸ ਜੀ (ਮਹੰਤ ਡੇਰਾ ਮਗਨੀ ਰਾਮ-ਪਟਿਆਲਾ) ਇਸ ਅਖਾੜੇ ਵਿਰਾਜ ਦੇ ਸਨ। ਏਥੇ ਛੇ ਕੁ ਮਹੀਨੇ ਸਾਧ ਸੰਗਤਿ ਦੀ ਸੇਵਾ ਕੀਤੀ, ਨਾਲੇ ਬਾਵਾ ਹਰਿ ਪ੍ਰਸ਼ਾਦ ਪਾਸਹੁੰ 'ਬਾਈਹਿ ਵਾਰਾਂ' ਅਰਥ-ਪਰਮਾਰਥ ਸਮੇਤ ਪੜ੍ਹੀਆਂ ਉਪ੍ਰੰਤ ਬੀੜ-ਬੇੜੀ ਆ ਵਿਰਾਜੇ। ਏਥੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਕਈਆਂ ਗ੍ਰੰਥਾਂ ਦਾ ਪਾਠ ਸੰਘਾ ਨਾਲ ਕੀਤਾ।

ਖੱਡੀ ਵਾਲੇ ਸੰਤਾਂ ਦੀ ਕਾਇਮ ਕੀਤੀ ਇਕ ਧਰਮਸਾਲ ਧੂੜ ਕੋਟਿ ਬੀ ਹੈ। ਓਥੋਂ ਦੇ ਸਾਧੂ ਬਾਲਕ ਰਾਮ ਨਾਲ ਰਲ ਕੇ ਤੀਰਥ-ਯਾਤ੍ਰਾ ਕਰਨ ਹਰਿਦੁਆਰ-ਰਿਧੀਕੰਸ਼ ਗਏ; ਤੇ ਓਥੇ ਛਿਅ ਕੁ ਮਹੀਨੇ ਟਿਕ ਕੇ ਹੋਰ ਗੁਰਮਤਿ ਦੇ ਗ੍ਰੰਥ ਵਾਚੇ-ਵਿਚਾਰੇ। ਫਿਰ ਡੇਰੇ ਆਕੇ, ਸੰਮਤ ੧੯੮੨ ਵਿਚ ਬੀੜ-ਬੇੜੀ ਗੁਰ-ਧਾਰ ਦੇ ਮਹੰਤ ਬਣੇ। ਸਤਾਰਾਂ ਕੁ ਵਰੇ ਮਹੰਤੀ ਦੀਆਂ ਜ਼ਿੰਮੇਵਾਰੀਆਂ ਨਿਬਾਹੀਆਂ। ਸਰੀਰ ਬ੍ਰਿਧ ਹੋ ਜਾਣ ਕਰਕੇ, ਸੰਮਤ ੧੯੮੮ ਵਿਚ ਖੁਸ਼ੀ ਨਾਲ ਹੀ, ਜ਼ਿੰਮੇਵਾਰੀਆਂ ਦੀ ਪੰਡ (ਮਹੰਤੀ), ਸੁਰਗਵਾਸੀ ਮਹੰਤ ਹਰੀ ਦਾਸ ਜੀ ਦੇ ਸੇਵਕ ਬਾਵਾ ਆਦਿਰਾਮ ਜੀ ਦੇ ਸਿਰ ਦੇ ਕੇ, ਆਪ ਸੁਰਖਰੂ ਹੋ ਗਏ ਹਨ। ਮਹੰਤ ਆਦਿਰਾਮ ਜੀ, ਬੜੇ ਅਦਬ ਸਤਿਕਾਰ ਨਾਲ ਬਾਬਾ ਜੀ ਦੀ ਸੇਵਾ ਕਰਦੇ ਤੇ ਪੂਰੀ ਰੋਕਸੀ ਨਾਲ ਮਹੰਤੀ ਦੇ ਫਰਜ਼ ਨਿਬਾਹ ਰਹੇ ਹਨ।

ਮਹੰਤ ਆਦਿ ਰਾਮ ਜੀ ਜਨਮ ਤੋਂ ਬ੍ਰਾਹਮਣ ਹਨ। ਆਪ ਦਾ ਜਨਮ ਜ਼ਿਲ੍ਹਾ ਗੁਰਦਾਸਪੁਰ, ਤਸੀਲ ਸ਼ਕਰਗੜ੍ਹ ਦੇ ਪਿੰਡ ਢੰਡੇਰ ਵਿਚ, ਭਾਈ ਸੋਹਨ ਲਾਲ ਦੇ ਘਰਿ, ਮਾਤਾ ਤਿਲੋਚਨਾਂ ਦੇ ਉਦਰ ਤੋਂ ਸੰਮਤ ੧੯੮੧-੨ ਬਿਕ੍ਰਮੀ ਵਿਥੇ ਹੋਇਆ। ਪਿਤਾ ਜੀ ਚੂਕਿ ਲਾਹੌਰ ਵਿਚ ਸਰਕਾਰੀ ਮੁਲਾਜ਼ਮ ਸਨ; ਇਸ ਲਈ ਲਾਲਣ-ਪਾਲਣ ਬਹੁਤਾ ਲਾਹੌਰ ਹੀ ਹੋਇਆ। ਪਹਿਲੀ ਪਲੇਗ ਵਿਚ ਕਾਲ ਨਿਰਦਈ ਨੇ ਮਾਤਾ ਖੋਲਈ; ਤੇ ਦੋ ਵਰ੍ਹੇ ਬੱਦ ਪਿਤਾ ਦਾ ਸਾਇਆ ਬੀ ਸਿਰੋਂ ਚਾ ਲਿਆ। ਇਸਤਰਾਂ ਮਾਪਿਆਂ ਬਾਹਰੇ ਹੋ ਜਾਣ ਕਰਕੇ ਉਦਾਸ ਹੋ ਗਏ; ਤੇ ਬਾਰਾਂ-ਤੇਰਾਂ ਵਰ੍ਹੇ ਦੀ ਉਮਰੇ ਹੀ ਹਰਿਦਵਾਰ ਜਾ ਕੇ, ਸੰਤ ਹਰੀ ਦਾਸ ਜੀ ਦੇ ਚਰਨਾਂ ਦੀ ਛਟ ਲੈ ਲਈ। ਉਨ੍ਹਾਂ ਪਾਸੋਂ ਹੀ ਗੁਰਮਤਿ ਦੀ ਸੀਖਜਾ-ਦੀਖਜਾ ਲੈ ਕੇ, ਸਤਿਸੰਗ ਦਾ ਰੰਗ ਮਾਣਿਆ; ਅਰੁ ਗੁਰਪਾਖਾਂ ਦੀ ਯਾਤ੍ਰਾ ਕਰਦੇ ਰਹੇ। ਫਿਰ ਸੁਤੰਤਰ ਹੋ ਕੇ ਬੀ ਕਈ ਵਰ੍ਹੇ

੪੬੧.

ਸਿੰਘ, ਬਲੋਚਿਸਤਾਨ, ਕਲਾਤ ਤੇ ਖੁਰਾਸਾਨ ਆਦਿ ਦੇਸਾਂ ਵਿਚ ਵਿਚਰਕੇ, ਗੁਰੂ ਬਾਬੇ ਦੀ ਚਰਨ-ਛੁਹ ਨਾਲ ਪਾਵਣ ਹੋਏ ਅਸਥਾਨ ਡਿੱਠੇ-ਪਰਸੇ।

ਸੰਮਤ ੧੯੭੨ ਵਿਚ ਓਧਰੋਂ ਮੁੜ ਕੇ ਕੁੰਭ ਦੇ ਸਮੇਂ ਹਰਿ ਦੁਆਰਿ ਪਹੁੰਚੇ, ਤੇ ਪੰਜਾਬਿਤੀ ਅਖਾਂਕੇ ਵਿਚ ਸ਼ਾਮਿਲ ਹੋ ਗਏ। ਛਿਆ ਕੁ ਮਹੀਨੇ ਬੱਦ ਅਖਾਡਾ ਛੱਡਿ ਬੀੜ-ਖੇੜੀ ਆ ਗਏ। ਫਿਰ ੧੯੭੩ ਵਿਚ ਸੰਤ ਸੁੰਦਰ ਦਾਸ ਜੀ ਨਾਲ ਰਲ ਕੇ ਪੈਦਲ ਹੀ ਤੀਰਥ ਯਾਤ੍ਰਾ ਪੁਰ ਚੜ੍ਹ ਪਏ। ਡੇਰਾ ਬਾਬਾ ਨਾਨਕ, ਜੋੜ੍ਹ ਤੇ ਕਸ਼ਮੀਰ ਵਿਚ ਗੁਰਧਾਮਾਂ ਦਾ ਦਰਸ-ਪਰਸ ਕਰਦੇ ਹੋਇਆਂ, ਸਾਵਣ ਪੁੰਨਿਆਂ ਦਾ ਮੇਲਾ ‘ਅਮਰਨਾਥ’ ਤੀਰਥ ਪੁਰ ਜਾ ਵੇਖਿਆ। ਓਥੋਂ ਮੁੜ ਕੇ, ਬਾਰਾਹ-ਮੂਲਾ, ਬੱਛਾ, ਸ਼ਨਕਰੀ, ਬਾਲਾ ਕੋਟ, ਨੁਸ਼ਹਿਰੇ, ਮਰੀ ਤੇ ਐਬਟਾਬਾਦ ਆਦਿ ਵਿਚ ਸਤਿਗੁਰੂ ਨਾਨਕ ਦੇ ਚਰਨਾਂ ਨਾਲ ਪਵਿਤ੍ਰ ਹੋਈ ਪੂੜੀ ਮਸਤਕ ਲਾਉਂਦੇ, ਹਸਨ ਅਥਦਾਲ ਵਿਚ ਗੁਰੂ ਬਾਬੇ ਦੇ ਪੰਜੇ ਦਾ ਨੀਸਾਣ ਆਣ ਦਰਸਿਆ ਤੇ ਪਰਸਿਆ। ਉਥੋਂ ਰਾਵਲ ਪਿੰਡੀ ਹੁੰਦੇ ਹੋਏ ਸੰਮਤ ੧੯੭੪ ਦੀ ਦੀਪਮਾਲਾ ਦੇ ਮੌਕੇ ਅੰਮ੍ਰਿਤਸਰਿ ਪਹੁੰਚ ਗਏ।

ਸੰਮਤ ੧੯੭੫ ਵਿਚ ਕੁੰਭ ਦੇ ਮੌਕੇ ਪ੍ਰਾਗਰਾਜ ਜਾ ਕੇ ਸੰਤਾਂ-ਮਹਾਤਮਾਂ ਦੇ ਦਰਸ਼ਨ ਕੀਤੇ; ਸਤਿਸੰਗ ਦਾ ਰੰਗ ਮਾਣਿਆ। ਓਧਰੋਂ ਮੁੜ ਕੇ, ਖੁੱਡੀ ਧਰਮਸਾਲਾ ਵਿਚ ਸਾਲ ਕੁ ਬਾਬਾ ਸੰਤਰਾਮ ਜੀ ‘ਵੈਦ’ ਦੀ ਸੇਵਾ ਕੀਤੀ ਅਤੁ ਚਕਿਤਸਾ (ਵੈਦਰੀ) ਪੜ੍ਹੀ। ਉਪ੍ਰੰਤ ਛਰੀਦਕੋਟ ਰਾਜ ਵਿਚ, ਨੇਹੀਅਂ ਵਾਲੇ ਸਟੇਸ਼ਨ ਲਾਗਲੇ ਪਿੰਡ ਜੰਡਾਂ ਵਾਲੇ ਨਿਰਮਲੇ ਸੰਤ ਨਰਾਇਣ ਸਿੰਘ ਜੀ ਦੀ ਸੇਵਾ ਵਿਚ ਹਾਜ਼ਰ ਹੋ ਕੇ, ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਬਾਨ ਨਾਲ ਅਰਥ-ਵਿਚਾਰ ਸਾਹਿਤ ਪਾਠ ਕੀਤਾ। ਡੂੰਢ ਕੁ ਵਰ੍ਗ ਉਥੇ ਟਿਕ ਕੇ ਹੋਰ ਵੇਦਾਂਤ ਆਦਿ ਦੇ ਗ੍ਰੰਥ ਭੀ ਪੜ੍ਹੇ।

ਫਿਰ ਤਸੀਲ ਮੌਗਾ ਦੇ ਪਿੰਡ ਬੱਧਣੀ ਜਾਕੇ, ਭਗਤ ਭਗਵਾਨ ਦੀ ਬਖਸ਼ ਦੇ ਸਾਧੂ ਗਿਆਨੀ ਆਤਮਾ ਨੰਦ ਜੀ ਦੀ ਸੇਵਾ ਵਿਚ ਰਹਿਕੇ, ਲ੍ਘੂ ਕੋਮਦੀ, ਵੇਦਾਂਤ ਤੇ ਗੁਰਬਾਣੀ ਦੇ ਕਈ ਗ੍ਰੰਥ ਅਰਥ-ਪਰਮਾਰਥ ਸਾਹਿਤ ਪੜ੍ਹੇ; ਅਤੁ ਗੁਰਬਾਣੀ ਕੰਠ ਕੀਤੀ। ਉਨ੍ਹਾਂ ਨਾਲ ਹੀ ਚੜ੍ਹਵਰਤੀ ਹੋ ਕੇ ‘ਵਿਚਾਰ ਸਾਗਰ’ ਦੀ ਸੰਬਾਨ ਲਈ।

ਇ. ਪ. ੪੬੫.

੪੬੨.

ਸੰਮਤ ੧੯੭੯ ਵਿਚ ਮੁੜਿ ਪੰਚਾਇਤੀ ਅਖਾੜੇ ਨਾਲ ਸ਼ਾਮਿਲ ਹੋ ਕੇ, ਸੰਮਤ ੧੯੮੧ ਦੀ ਅੱਧ-ਕੁੰਭੀ ਵਾਸਤੇ ਸਾਮੱਗਰੀ ਇਕੱਤ੍ਰੂ ਕਰਨ ਤੇ ਪ੍ਰਬੰਧ ਸੰਬੰਧੀ ਸੇਵਾ ਵਿਚ ਸਾਥੀਆਂ ਦਾ ਹੱਥ ਵਟਾਇਆ। ਸੰਮਤ ੧੯੮੨ ਵਿਚ ਅਖਾੜਾ ਹਰਿਦੁਆਰ ਆਇਆ; ਤਾਂ ਚੇਤ੍ਰੂ ਸੁਦੀ ਪੰਚਮੀ ਨੂੰ, ਬਾਬਾ ਮੀਹਾਂ ਸਾਹਿਬ ਦੀ ਬਖਸ਼ ਵਲੋਂ ਪ੍ਰਤਿਨਿਧ ਦੀ ਹੈਸੀਅਤ ਵਿਚ, ਆਪਨੂੰ 'ਪੰਚਾਇਤੀ ਅਖਾੜੇ' ਦਾ ਚੌਥਾ ਮਹੰਤ ਥਾਪਿਆ ਗਿਆ। ੧੯੮੮ ਤਕ ਇਸੇ ਮਹਾਨ ਪਦਵੀ ਉੱਤੇ ਸੁਸ਼ੋਭਤ ਰਹੇ। ਇਸ ਵਰੇ ਕਿਸੇ ਕੰਮ ਸ਼੍ਰੀ ਅੰਮ੍ਰਿਤਸਰ ਜਾਂਦੇ ਹੋਏ ਬੀੜ-ਖੇੜੀ ਆਏ; ਤਾਂ ਬਾਬਾ ਠਾਕੁਰ ਦਾਸ ਜੀ ਨੇ ਏਥੋਂ ਦੀ ਮਹੰਤੀ ਆਪ ਨੂੰ ਸੋਂਪ ਦਿੱਤੀ। ਓਦੋਂ ਤੋਂ ਹੀ ਏਥੇ ਟਿਕੇ ਹੋਏ ਹਨ।

ਸੰਮਤ ੨੦੦੪ (੧੯੮੭ ਈ.) ਦੇ ਰੋਲੇ-ਗੋਲੇ ਤੋਂ ਬਾਦ, ਜਦੋਂ ਰਾਜਿਆਂ-ਮਹਾਰਾਜਿਆਂ ਦੇ ਤਖਤ-ਤਾਜ ਖੁੱਸਣ ਲੱਗੇ; ਤਾਂ ਵੱਡੇ ੨ ਸਮ੍ਰੂਪ-ਸ਼ਾਲੀ ਡੇਰਿਆਂ ਦੇ ਮਹੰਤਾਂ ਨੂੰ ਬੀ ਰਾਜ-ਭਾਗ ਹੱਥੋਂ ਜਾਣ ਦੀ ਚਿੰਤਾ ਚੰਬੜੀ। 'ਪੰਜਾਬੀ-ਰਜਵਾੜਾ ਸੰਗ' ਦੇ ਸਾਧੂਆਂ ਰਲਕੇ 'ਸਰਬ ਸਾਧੂ ਸੰਪ੍ਰਦਾਇ ਪੈਪਸੂ' ਨਾਮ ਦੀ ਇਕ ਜਥੇਬੰਦੀ ਕਾਇਮ ਕੀਤੀ; ਜਿਸ ਦੇ ਆਪ ਪ੍ਰਧਾਨ ਚੁਣੇ ਗਏ। ਆਪ ਨੇ ਲੱਕ ਬੰਨ੍ਹ ਕੇ ਪ੍ਰਧਾਨਗੀ ਦਾ ਫਰਜ਼ ਨਿਭਾਇਆ, ਤੇ ਡੇਰਿਆਂ ਦਾ ਪ੍ਰਬੰਧ, ਗੁਰਦੁਆਰਿਆਂ ਦੇ ਸਾਂਝੇ ਪ੍ਰਬੰਧ ਲਈ ਬਣਾਏ ਗਏ 'ਧਰਮ ਅਰਥ ਬੋਰਡ' ਦੇ ਹੱਥ ਜਾਣ ਤੋਂ ਬਚਾਇਆ।

ਜ਼ਮੀਨਾਂ ਦੀ ਮਾਲਕੀ ਬਾਰੇ ਨਿੱਤ ਨਵੇਂ ਸੂਰਜ ਘੜੇ ਜਾ ਰਹੇ ਅਣੋਥੇ ਕਾਨੂੰਨਾਂ ਦੇ ਅਸਰ ਤੋਂ ਬਚਣ ਲਈ, ਇਸ ਵਕਤ ਮਹੰਤ ਸਾਹਿਬ ਬੀੜ-ਖੇੜੀ ਤੇ ਸਾਹਬਾਜ਼ ਪੁਰ ਦੀ ਸਾਰੀ ਜ਼ਮੀਨ ਖੁਦ ਕਾਸ਼ਤ ਕਰਵਾ ਰਹੇ ਹਨ। ਅਰੁ ਚੰਗੇ ਸਿਆਣੇ ਤੇ ਸਫਲ ਜ਼ਮੀਦਾਰਾਂ ਵਾਂਛੁ, ਟ੍ਰੈਕਟਰ ਆਦਿ ਸਾਇੰਟਫਿਕ ਸੰਦਾਂ ਦੁਆਰਾ ਵਾਹੀ ਕਰਕੇ; ਜ਼ਮੀਨ ਤੋਂ ਪੂਰਾ ੨ ਲਾਭ ਉਠਾ ਰਹੇ ਹਨ।

ਡੇਰੇ ਵਿੱਚ ਸ਼੍ਰੀਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਤੇ ਲੰਗਰ ਭੀ ਚਲਦਾ ਹੈ। ਬਾਬਾ ਬਿਸ਼ਨਦਾਸ ਦੇ ਸਮੇਂ ਦੀ ਸੰਭਾਲੀ ਹੋਈ 'ਆਦਿ ਗ੍ਰੰਥ ਸਾਹਿਬ' ਦੀ ਬੀੜ ਇਸ ਅਸਥਾਨ ਵਿਚ ਹੁਣ ਵੀ ਵਿਰਾਜ-ਮਾਨ ਹੈ।

ਇ. ਪ. ੪੬੬.

੪੬੩.

(੩) ਬਹਿਰੂ ਪਿੰਡ (ਪਟਿਆਲੇ ਤੋਂ ਦਸ ਬਾਰਾਂ ਮੀਲ)– ਇਸ ਗਿਰਾਊਂ ਵਿਚ, ਛੱਤਾ ਮਗਨੀ ਰਾਮ (ਪਟਿਆਲਾ) ਦੇ ਸੰਤਾਂ ਮਹੰਤਾਂ ਧਰਮਸਾਲ ਬਣਵਾਈ ਹੈ। ਇਥੇ ਇਸ ਵਕਤ ਮਹੰਤ ਬ੍ਰਹਮ ਦਾਸ ਜੀ ਹਨ।

(੪) ਬਨੇਰਾ—(ਪਟਿਆਲੇ ਤੋਂ ੧੨ ਮੀਲ)– ਇਸ ਪਿੰਡਿ, ਬੀੜ੍ਹ ਖੇੜੀ ਵਾਲੀ ਸਾਖ ਦਾ ਡੇਰਾ ਹੈ, ਜੋ ਬਾਬਾ ਅਮੋਲਕ ਦਾਸ ਜੀ ਦੇ ਚੇਲੇ ਬਾਵਾ ਹਰਿ ਸੇਵਕ ਰਾਮ ਦੇ ਉੱਦਮ-ਉਪਰਾਲੇ ਦਾ ਨੀਸਾਣੁ ਹੈ। ਉਪ੍ਰੰਤ ਉਨ੍ਹਾਂ ਦੇ ਸਿਖ-ਸੇਵਕ—ਬੇਲੀ ਰਾਮ, ਹਰਿ ਪ੍ਰਸਾਦ ਤੇ ਗਿਆਨ ਦਾਸ; ਵਾਰੀ ਸੁਧੇ ਮਹੰਤ ਬਣਦੇ ਆਏ ਹਨ। ਗਿਆਨ ਦਾਸ ਤੋਂ ਬੱਦ, ਬੀੜ੍ਹ-ਖੇੜੀ ਵਾਲੇ ਮਹੰਤ ਠਾਕੁਰਦਾਸ ਜੀ ਦੇ ਚੇਲੇ ਬ੍ਰਹਮ ਦਾਸ ਮਹੰਤ ਨੀਅਤ ਹੋਏ। ਹੁਣ ਮਹੰਤ ਆਦਿ ਰਾਮ ਜੀ ਦੇ ਚੇਲੇ ਮੁਕੰਦ ਦਾਸ ਜੀ ਮਹੰਤੀ ਪ੍ਰਾਪਤਿ ਕਰਕੇ, ਪ੍ਰਬੰਧ ਚਲਾ ਰਹੇ ਹਨ।

(੫) ਬਰਨਾਲਾ ਨੱਗਰ ਪਟਿਆਲਾ ਰਾਜ ਦੀ ਆਦਿ ਰਾਜਪਾਨੀ ਹੈ। ਇਸੇ ਕਰਕੇ ਇਸ ਨੱਗਰ ਵਿਚ ਸਿੱਖ-ਸਾਧੂਆਂ ਦੇ ਬਹੁਤ ਡੇਰੇ ਲੱਗੇ ਰਹੇ ਹਨ। ਬਾਬਾ ਮੀਹਾਂ ਸਾਹਿਬ ਦੀ ਬਖਸ਼ ਦੇ ਸਾਧੂਆਂ ਭੀ ਇਥੇ ਧਰਮ-ਸਥਾਨ ਮਹਾਰਾਜਾ ਅੱਲਾ ਸਿੰਘ ਤੇ ਇਨ੍ਹਾਂ ਦੇ ਜਾ-ਨਸ਼ੀਨਾਂ ਪਾਸੋਂ ਬਣਵਾਏ। ਇਸ ਧਰਮ-ਕਰਮ ਦਾ ਉੱਦਮ ਚਾਣ ਵਾਲੇ ਬਾਬਾ ਮੀਹਾਂ ਸਾਹਿਬ ਦੇ ਪੋਤ੍ਰੇ ਚੇਲੇ ਦਿਆਲ ਦਾਸ ਜੀ ਸਨ। ਜਿਨ੍ਹਾਂ ਦੀ ਗੁਰਪ੍ਰਣਾਲੀ ਇਸ ਤਰਤੀਬ ਮੂਜਬ ਬਾਬਾ ਮੀਹਾਂ ਜੀ ਨਾਲ ਜਾ ਮਿਲਦੀ ਹੈ। ਭਾਈ ਦਿਆਲ ਦਾਸ, ਬਾਬਾ ਮਿੱਠਾ ਰਾਮ ਦੇ ਸਿੱਖ ਸਨ; ਤੇ ਉਹ ਬਾਬਾ ਮੀਹਾਂ ਸਾਹਿਬ ਦੇ। ਬਾਬਾ ਦਿਆਲ ਦਾਸ ਤੋਂ ਅਗਾੜੀ ਭਾਈ ਮਈਆ ਰਾਮ, ਬਲਰਾਮ (ਦੂਜੀ ਧਰਮਸਾਲਾ ਇਨ੍ਹਾਂ ਬਣਵਾਈ; ਤੇ ਇਨ੍ਹਾਂ ਦੇ ਨਾਮ-ਨਾਮੀ ਨਾਲ ਹੀ ਮਨਸੂਬ ਹੈ), ਸੁਜਾਨ ਦਾਸ ਤੇ ਹਰਿਨਾਮ ਦਾਸ—ਜੋ ਗੁਰਦੁਆਰਾ ਸੁਧਾਰ ਲਹਿਰ ਸਮੇਂ ਇਸ ਧਰਮ-ਧਾਰਮ ਦੇ ਮਹੰਤ ਸਨ। ਅੱਜ ਦਿਨ ਮਹੰਤ ਮੰਗਲਦਾਸ ਜੀ ਹਨ।

ਸ਼ਹਿਰ ਪਟਿਆਲੇ, ਨਾਭਾ ਦਰਵਾਜ਼ੇ ਅੰਦਰ ਜੋ ਧਰਮਸਾਲਾ ‘ਨਿਰਬਾਣ ਆਸਣ’ (ਇਮਲੀ ਵਾਲੀ) ਸਦਾਉਂਦੀ ਹੈ; ਉਹ ਬਾਬਾ

ਇ. ਪ. ੪੬੭.

ਦਿਆਲਦਾਸ ਦੇ ਚੇਲੇ ਬਾਵਾ ਮਈਆ ਰਾਮ ਦੇ ਪਰਾਕ੍ਰਮ ਨਾਲ ਹੀ ਬਣੀ ਸੀ। ਭਵਾਨੀ ਗੜ੍ਹ, ਚੁਹਾਣਕੇ ਖੁਰਦ ਤੇ (ਲੰਗ) ਚਲਾਲਾ ਪਿੰਡਾਂ ਵਿਚਲੀਆਂ ਧਰਮ ਸਾਲਾਂ ਬੀ ਏਥੋਂ ਦੇ ਸੰਤਾਂ-ਮਹੰਤਾਂ ਦੇ ਉੱਦਮ-ਉਪਕਾਰ ਦਾ ਨਿਸ਼ਾਨ ਹਨ।

(੬) ਖੁੱਡੀ ਪਿੰਡ, ਰੇਲਵੇ ਸਟੇਸ਼ਨ ਹੰਡਿਆਏ ਲਾਗੇ ਹੈ। ਬਾਬਾ ਮੀਹਾਂ ਸਾਹਿਬ ਦੇ ਸਿੱਖਾਂ ਵਿਚੋਂ ਬਾਬਾ ਸੰਤ ਦਾਸ ਦੀ ਸ਼ਾਖ ਦਾ ਮੁੱਖ-ਅਸਥਾਨ ਇਸ ਪਿੰਡ ਵਿੱਚ ਹੈ। ਇਸ ਸ਼ਾਖ ਦੇ ਸੰਤਾਂ-ਮਹੰਤਾਂ ਅਨੇਕਾਂ ਬਾਵਾਂ ਵਿੱਚ, ਗੁਰੂ ਸਾਹਿਬਾਨ ਦੇ ਚਰਨਾਂ ਦੀ ਛੋਹ ਨਾਲ ਪੁਨੀਤ ਹੋਏ ਟਿਕਾਣੇ ਲੱਭ ੨ ਕੇ, ਤੇ ਗੁਰੂ ਬਾਬਾ ਜੀ ਦੀ ਮਨਸ਼ਾ ਮੁਤਾਬਕ ਇਤਿਹਾਸਕ ਯਾਦਗਾਰਾਂ ਤੇ ਧਰਮਸਾਲਾਂ ਕਾਇਮ ਕੀਤੀਆਂ-ਕਰਾਈਆਂ ਹਨ। ਜਿਨ੍ਹਾਂ ਦੇ ਸੰਖੇਪ ਸਮਾਜਾਰ ਮੌਕੇ ਸਿਰ ਦਿੱਤੇ ਗਏ ਹਨ। ਬਾਬਾ ਸੰਤ ਦਾਸ ਜੀ ਤੋਂ ਮਗਰੋਂ ਵਾਰੀ ਸੁਧੇ ਬਾਵਾ ਮੇਲਾ ਰਾਮ ਤੇ ਕ੍ਰਿਪਾ ਰਾਮ ਆਦਿ ਇਸ ਅਸਥਾਨ ਦੇ ਮਹੰਤ ਬਣਦੇ ਆਏ ਹਨ। ਮਹਾਰਾਜਾ ਕਰਮ ਸਿੰਘ ਪਟਿਆਲਾ ਪਤਿ ਦੇ ਸਮੇਂ ਏਥੇ ਮਹੰਤ ਕ੍ਰਿਪਾ ਰਾਮ ਜੀ ਸਨ; ਜਿਨ੍ਹਾਂ ਤੋਂ ਸੀਖਿਆ-ਦੀਖਿਆ ਲੈ ਕੇ, ਬਾਬਾ ਬਿਸ਼ਨ ਦਾਸ ਜੀ ਬੀੜ-ਖੜੀ ਜਾਕੇ ਪ੍ਰਸਿੱਧ ਹੋਏ। ਬੰਗੇ, ਪਿੰਡ ਦਾਤੇ ਤੇ ਸੋਫਲ ਆਦਿ ਗਿਰਾਵਾਂ ਵਿੱਚ ਇਸੇ ਸ਼ਾਖ ਦੇ ਬਣਵਾਏ ਧਰਮਸਾਲ ਤੇ ਗੁਰ-ਅਸਥਾਨ ਹਨ। ਇਸ ਮੌਕੇ ਦੇ ਮਹੰਤ ਸਾਹਿਬ ਦਾ ਨਾਮ ਸੰਤ ਰਾਮ ਹੈ।

(੭) ਹਥਨ-ਪੁਰਾਣੀ ਰਿਆਸਤ ਮਾਲੇਰ ਕੋਟਲਾ ਵਿੱਚ ਇਕ ਪ੍ਰਸਿੱਧ ਪਿੰਡ ਹੈ। ਬਾਬਾ ਮੀਹਾਂ ਸਾਹਿਬ ਦੇ ਸਿੱਖ ਭਾਈ ਜਗਨ ਨਾਥ ਦੀ ਸ਼ਾਖ ਵਿੱਚ ਬਾਬਾ ਹਜ਼ਾਰਾ ਸਾਹਿਬ ਇਕ ਪ੍ਰਸਿੱਧ ਮਹਾਤਮਾ ਹੋਏ ਹਨ। ਉਨ੍ਹਾਂ ਨੇ ਲਖਨਊ ਵਿੱਚ ਇਤਿਹਾਸਕ ਚਿੱਨ੍ਹ ਢੂੰਢ ਕੇ ਧਰਮਸਾਲ ਤੇ ਬਾਗ ਆਦਿ ਦਾ ਉੱਦਮ ਕੀਤਾ ਸੀ। ਉਨ੍ਹਾਂ ਦੀ ਸਰੋਣੀ 'ਚੋਂ ਬਾਵਾ ਬੁਹਮ ਦਾਸ ਇਸ ਪਿੰਡ ਆ ਬੈਠੇ। ਗਿਰਾਂ ਵਾਸੀਆਂ ਦੇ ਉੱਦਮ-ਉਪਰਾਲੇ ਨੂੰ ਹਲਾਸ਼ੇਰੀ ਦੇ ਕੇ ਧਰਮਸਾਲ ਬਨ੍ਹਵਾਈ। ਇਹ ਸੰਤ ਬੜੇ ਸੇਵਾ-ਭਾਉ ਵਾਲੇ ਸਿੱਖ ਸਨ। ਆਏ-ਗਏ ਸਾਧੂ-ਸੰਤ ਤੇ ਯਾਤਰੂ ਸਿੱਖਾਂ ਦੇ ਸੁਖ-ਬਿਸਰਾਮ ਦਾ ਖੂਬ ਖਿਆਲ ਰਖਦੇ ਸਨ। ਅਗਾੜੀ ਇਨ੍ਹਾਂ ਪਾਸੋਂ

ਵਿਰੋਸਾਏ ਭਾਈ ਕਿਸ਼ਨ ਦਾਸ ਜੀ ਬੀ ਇਸੇ ਪ੍ਰੇਮ-ਰੰਗ ਵਿਚ ਸਰਬੰਧ ਰੰਗੇ ਹੋਏ ਸਨ। ਬੜੇ ਜਪੀ-ਤਪੀ ਤੇ ਉੱਦਮੀ ਪ੍ਰਚਾਰਕ ਸਨ। ਪਟਿਆਲਾ ਪਤੀ ਮ: ਨਰਿੰਦਰ ਸਿੰਘ, ਅਤੇ ਜੀਂਦੇਸ਼ੂਰ ਮ: ਸੰਗਤ ਸਿੰਘ, ਸਰੂਪ ਸਿੰਘ ਤੇ ਰਘੁਬੰਦੀਰ ਸਿੰਘ ਆਪ ਦੇ ਬੜੇ ਸਰਧਾਲੂ ਸਨ। ਇਨ੍ਹਾਂ ਮਹਾਰਾਜਿਆਂ ਸੰਤ ਜੀ ਦੇ ਸਤਿਕਾਰ ਵਜੋਂ ਇਸ ਧਰਮਸਾਲਾ ਵਾਸਤੇ ਬਹੁਤ ਕੁਝ ਦਾਨ-ਮਾਨ ਦਿੱਤਾ। ਮਲੇਰ ਕੋਟਲੇ ਦੇ ਨਵਾਬ ਸਿਕੰਦਰ ਖਾਨ ਨੇ ਬੀ ਗੁਰੂ ਬਾਬੇ ਦੇ ਭੇਖ ਤੇ ਸੰਤ ਜੀ ਦੀ ਕਰਣੀ-ਕਰਤੂਤ ਪੁਰ ਰੀਝ ਕੇ ਜ਼ਮੀਨ ਦੀ ਮਾਫ਼ੀ ਦਿੱਤੀ। ਜੁੜੀ ਮਾਇਆ ਤੇ ਸਿੱਖਾਂ ਦੀ ਮਿਹਨਤ ਨਾਲ ਮਹੰਤ ਜੀ ਨੇ ਤਲਾਉ ਭੀ ਬਣਵਾਇਆ। ਏਥੋਂ ਦੇ ਮਹੰਤਾਂ ਦੀ ਗੁਰ-ਪ੍ਰਣਾਲੀ ਇਸ ਤਰ੍ਹਾਂ ਹੈ:—

ਬਾਬਾ ਜਗਨ ਨਾਥ ਦੇ ਚੇਲੇ ਭਾਈ ਨਥਾ ਜੀ, ਉਨ੍ਹਾਂ ਦੇ ਜੰਟ ਸਾਹਿਬ, ਅਗਾੜੀ ਸਿਲਸਿਲੇਵਾਰ ਭਾਈ ਲੱਧਾ, ਦਿਆਲ ਦਾਸ, ਹਜ਼ਾਰਾ ਸਾਹਿਬ, ਅੰਮ੍ਰਿਤੀਆ ਦਾਸ, ਨਰਾਇਣ ਦਾਸ, ਬਾਲਕ ਰਾਮ ਦੇ ਬਾਬਾ ਬੁਹਮ ਦਾਸ, ਤਿਨ੍ਹਾਂ ਦੇ ਬਾਬਾ ਕਿਸ਼ਨ ਦਾਸ। ਇਨ੍ਹਾਂ ਤੋਂ ਬੱਦ ਮਹੰਤ ਅਨੰਦ ਦਾਸ ਤੇ ਨਾਨਕ ਸਰਨ-ਜੋ ਸੰਮਤ ੧੯੮੨-੩ ਬਿੱਥਿ ਵਿਚ ਏਥੇ ਮਹੰਤ ਸਨ। ਅੱਜ ਕਲ ਮਹੰਤ ਹੰਸ ਦਾਸ ਜੀ ਹਨ।

(੮) ਕੰਕਣਵਾਲੁ ਬੀ ਮਝੇਰ ਕੋਟਲਾ ਰਾਜ ਦਾ ਹੀ ਪਿੰਡ ਹੈ। ਬਾਬਾ ਮੀਹਾਂ ਸਾਹਿਬ ਦੇ ਜੇਠੇ ਚੇਲੇ ਲਖਮੀਰ ਸਾਹਿਬ ਨੇ ਸਤਿਗੁਰ ਨਾਨਕ ਰਾਇ ਦੀ ਮਿਹਰ-ਨਦਰ ਤੇ ਚਰਨ-ਛੂਹ ਨਾਲ ਨਿਹਾਲ ਹੋਈ ਥਾਂ ਲੱਭ ਕੇ 'ਨਾਨਕਬਾੜੀ' ਨਾਮੇ ਗੁਰ-ਧਾਮ ਪ੍ਰਗਟ ਕੀਤਾ ਸੀ। ਉਨ੍ਹਾਂ ਪਾਸੋਂ ਨਾਮ-ਦਾਨ ਲੈ, ਵਿਰੋਸਾਏ ਭਾਈ ਬਖਤ ਮੱਲ ਜੀ ਏਸ ਨੌਗਰ ਆਏ ਤੇ ਟਿਕ ਰਹੇ। ਲੋਕਾਂ ਦੇ ਪ੍ਰੇਮ-ਭਾਵ ਤੇ ਮਾਇਆ-ਮਿਹਨਤ ਨੂੰ ਹਲਾ ਸ਼ੇਰੀ ਦੇ ਕੇ, ਧਰਮ ਕਾਰਜਾਂ ਵਲ ਪ੍ਰੇਰਿਆ; ਅਰੁ ਗੁਰੂ ਬਾਬੇ ਦੀ ਆਗਿਆ ਪਾਲਣ ਹਿਤ ਧਰਮਸਾਲ ਬਣਵਾਈ। ਸਤਿਗੁਰ ਨਾਨਕ ਸਾਹਿਬ ਭੀ ਆਪਣੀ ਉਦਾਸੀ (ਦੇਸ-ਰਟਨ) ਸਮੇਂ ਇਸ ਨੌਗਰਿ ਇਕੇਰਾਂ ਵਿਰਾਜ ਗਏ ਸਨ। ਉਸ ਪਾਵਨ ਟਿੱਕਰੀ ਨੂੰ ਪੱਕੀ ਯਾਦਗਾਰ ਬਨਾਉਣ ਹਿਤ ਹੀ ਇਹ ਧਰਮਸਾਲ ਬਣੀ ਜਾਪਦੀ ਹੈ। ਜਦੋਂ ਬਾਬਾ ਬਖਤ ਮੱਲ ਜੀ ਏਥੇ ਆਏ; ਜੰਗਲ-ਬੀਆਬਾਨ ਵਿਚ ਆਸਣ ਜਮਾ

੪੬੬.

ਬੈਠੋ। ਗੁਰੂ ਬਾਬੇ ਦੀ ਮਿਹਰ ਤੇ ਆਪਣੇ ਤਪ-ਤੇਜ਼ ਦੇ ਸਦਕੇ, ਇਸੇ ਜੰਗਲ ਵਿਚ ਬਾਬਾ ਜੀ ਨੇ ਮੰਗਲ ਲਾ ਦਿੱਤੇ। ਨਵਾਬ ਭੀਖਨ ਖਾਨ ਨੇ ਜਗਤ ਗੁਰੂ ਨਾਨਕ ਸ਼ਾਹ ਦੇ ਨਾਮ ਪੁਰ ਇਸ ਯਾਦਗਾਰੀ ਅਸਥਾਨ ਦੇ ਨਾਮ ਜਾਗੀਰ ਤੇ ਜ਼ਮੀਨ ਲਾ ਦਿੱਤੀ।

ਬਾਬਾ ਬਖਤ ਮੱਲ ਤੋਂ ਬੱਦ ਉਨ੍ਹਾਂ ਦੇ ਸਿੱਖ-ਸੇਵਕ ਭਾਈ ਟਹਲਦਾਸ, ਸੇਵਾ ਰਾਮ, ਗੁਰਮੁਖਦਾਸ, ਮਥੁਰਾਦਾਸ ਤੇ ਕਾਨੁਦਾਸ ਨੰਬਰਵਾਰ ਮਹੰਤ ਬਣਦੇ ਤੇ ਸੇਵਾ-ਸੰਭਾਲ ਕਰਦੇ ਆਏ। ਇਸ ਵੇਲੇ (ਸੰਮਤ ੨੦੧੧ ਬਿੱਥਿ ਵਿਚ) ਇਸ ਗੁਰ-ਧਾਮ ਦੇ ਮਹੰਤ ਸੰਦਰ ਦਾਸ ਜੀ ਹਨ।

(੯) **ਛਪਾਰ—ਪੂਰੀ-ਲੁਧਿਆਣਾ ਲਾਈਨ ਪੁਰ ਅਹਮਦਗੜ੍ਹ** ਰੇਲਵੇ ਸਟੇਸ਼ਨ ਲਾਗੇ ਇਕ ਪ੍ਰਸਿੱਧ ਨੱਗਰ ਹੈ। ਜਿੱਥੇ ਭਾਦਰੋਂ ਦੀ ਚਾਨਣੀ ਚੌਦੇਂ ਨੂੰ ਗੁੱਗੇ ਦਾ ਬੜਾ ਭਾਰਾ ਮੇਲਾ ਲਗਦਾ ਹੈ। ਲਗ-ਪਗ ਸਾਰੇ ਚੜ੍ਹਦੇ ਪੰਜਾਬ ਤੋਂ ਲੋਕੀ ਏਥੇ ਇਕੱਠੇ ਹੁੰਦੇ ਹਨ। ਪਹਿਲਾਂ ਇਹ ਪਿੰਡ ਮਲੇਰ ਕੋਟਲਾ ਰਿਆਸਤ ਵਿੱਚ ਸੀ; ਹੁਣ ‘ਪੈਪਸੁ’ ਵਿਚ ਮਿਲ ਗਿਆ ਹੈ। ਬਾਬਾ ਮੀਹਾਂ ਸਾਹਿਬ ਦੀ ਬਖਸ਼ ਦੇ ਸਾਧੂਆਂ ਏਥੇ ਬੀ ਇਕ ਧਰਮਸਾਲਾ ਬਣਵਾਈ ਹੈ। ਜਿਸ ਦਾ ਪ੍ਰਬੰਧ ਹੁਣ ਭੀ ਇਸੇ ਸਰੋਣੀ ਦੇ ਸੰਤਾਂ ਦੇ ਹੱਥ 'ਚਿ ਹੈ।

(੧੦) **ਨੁੱਲੀ ਵਾਲੁ** (ਅਲਾਲ ਰੇ. ਸਟੇਸ਼ਨ ਲਾਗੇ) ਥਾਣਾ ਸ਼ੇਰਪੁਰ ਵਿਚ ਹੈ। ਇਸ ਪਿੰਡ ਵਿਚ ਭੀ ਇਸੇ ਬਖਸ਼ ਦੇ ਸਾਧੂਆਂ ਧਰਮਸਾਲ ਬਣਵਾ ਕੇ, ਬਹਾਲ ਰੱਖੀ ਹੋਈ ਹੈ।

(੧੧) **ਛੱਡੜੇ ਭਾਈ ਕੇ**—ਇਸ ਨੱਗਰ ਵਿਚ ਸਤਿਗੁਰ ਨਾਨਕ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਤੇ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਸਾਹਿਬ ਨੇ ਚਰਨ ਪਾਏ ਹਨ। ਸਤਿਗੁਰਾਂ ਦੀ ਯਾਦਗਾਰ ਕਾਇਮ ਕਰਨ ਵਾਸਤੇ ਹੀ ਪਟਿਆਲੇ ਵਾਲੇ ਡੇਰੇ ਮਗਨੀ ਰਾਮ ਦੇ ਸੰਤਾਂ ਮਹੰਤਾਂ ਏਥੇ ਬਹਿ ਕੇ ਧਰਮਸਾਲ (ਗੁਰਦੁਆਰਾ) ਕਾਇਮ ਕੀਤੀ ਪ੍ਰਤੀਤਿ ਹੁੰਦੀ ਇ। ਭਾਈ ਮਗਨੀ ਰਾਮ ਦੇ ਛੱਤੇ ਤੋਂ ਇੱਕ ਸਾਧੂ ਬਿਜਾਰਾਮ ਸੰਮਤ ੧੮੩੬ ਵਿਚ ਇਸ ਪਿੰਡ ਦੀ ਜੂਹੇ ਆ ਬੈਠਾ। ਸਤਿਗੁਰਾਂ ਦਾ

ਇ. ਪ. ੪੭੦.

੪੬੭.

ਪਾਵਨ ਕੀਤਾ ਥਾਂ ਟੋਲ ਕੇ ਆਸਣ ਜਮਾਇਆ; ਤੇ ਲੋਕਾਂ ਨੂੰ ਪਰੇਰ ਕੇ ਗੁਰ-ਅਸਥਾਨ ਬਣਵਾਇਆ। ਉਸ ਮਹਾਤਮਾਂ ਦਾ ਸੇਵਕ ਮੰਗਲਦਾਸ ਮਗਰੋਂ ਇਸ ਗੁਰ-ਧਾਮ ਦੀ ਸੇਵਾ-ਸੰਭਾਲ ਕਰਦਾ ਰਿਹਾ। ਉਪ੍ਰੰਤ ਬਾਬਾ ਮੰਗਲ ਦਾਸ ਜੀ ਦੇ ਸੇਵਕ-ਸਿੱਖ ਭਾਈ ਸੁੰਦਰ ਦਾਸ ਜੀ ਭਾਈ ਬਹਿਲੇ ਕੀ ਸੰਤਾਨ ਨੂੰ ਇਹ ਗੁਰ-ਅਸਥਾਨ ਸੌਂਪ ਕੇ ਆਪ ਮੰਡੇਰੀਂ ਚਲੇ ਗਏ।

(੧੨) ਮੰਡੇਰ ਕਲਾਂ (ਡਾਕ ਘਰ ਸੁਨਾਮ) ਵਿਚ ਭੀ ਪਹਿਲੇ,ਛੇਵੇਂ ਤੇ ਨੌਵੇਂ ਪਾਤਿਸ਼ਾਹ ਬਿਰਾਜ ਕੇ ਰੰਗ ਲਾ ਗਏ ਸਨ। ਸੰਤ ਸੰਦਰ ਦਾਸ ਜੀ ਨੇ ਸੰਮਤ ੧੯੧੦ ਬਿੱਥ ਵਿਚ ਭਾਈ ਕੇ ਫੱਡੜਿਆਂ ਤੋਂ ਏਥੇ ਆ ਕੇ, ਸਿੱਖ-ਵਸਨੀਕਾਂ ਨੂੰ ਧਰਮਸਾਲ (ਗੁਰਦੁਆਰਾ) ਬਨਾਉਣ ਵਾਸਤੇ ਉਭਾਰਿਆ। ਉਨ੍ਹਾਂ ਦੀ ਮਿਹਨਤ-ਮਾਇਆ ਤੇ ਆਪਣੇ ਉੱਦਮ ਦੇ ਤਾਣ ਇਹ ਯਾਦਗਾਰੀ ਅਸਥਾਨ ਕਾਇਮ ਹੋ ਗਿਆ। ਬੱਦਾਂ ਉਨ੍ਹਾਂ ਦੇ ਸੇਵਕ ਭਾਈ ਲਾਲ ਦਾਸ ਆਦਿ ਸੇਵਾ ਕਰਦੇ-ਕਰਵਾਉਂਦੇ ਆ ਰਹੇ ਹਨ।

(੧੩) ਰੱਲਾ-ਜੋਗਾ—ਇਹ ਦੋਵੇਂ ਪਿੰਡ ਪ੍ਰਸਿੱਧ ਹਨ। ਨੌਵੇਂ ਪਾਤਿਸ਼ਾਹ ਜਦੋਂ ਇਸ ਜੰਗਲ ਦੇਸ ਨੂੰ ਨਿਹਾਲ ਕਰਨ ਚੜ੍ਹੇ ਹਨ, ਉਦੋਂ ਅਜੇ ਜੋਗਾ ਪਿੰਡ ਨਹੀਂ ਸੀ ਬਸਿਆ। ਸਾਹਿਬਾਂ ਇਕ ਉੱਚੀ ਤੇ ਸਵੱਡ ਜਾਗਾ ਤਕਾ ਕੇ ਡੇਰਾ ਲਾਇਆ ਸੀ, ਤੇ ਆਬਾਦ ਹੋਣ ਦਾ ਬਚਨ ਕੀਤਾ ਸੀ। ਮਗਰੋਂ ਬਚਨ ਸਫਲ ਹੋਏ; ਤਾਂ ਬਾਬਾ ਮੀਹਾਂ ਸਾਹਿਬ ਦੀ ਬਖ਼ਸ਼ ਦੇ ਸਾਧੂਆਂ, ਨੌਵੇਂ ਪਾਤਿਸ਼ਾਹ ਦੀ ਚਰਨ-ਰਜ ਦਾ ਸਤਿਕਾਰ ਕਾਇਮ ਰੱਖਣ ਹਿਤ ਯਾਦਗਾਰੀ ਧਰਮਸਾਲ ਬਣਵਾ ਦਿਤੀ। ਏਥੋਂ ਦੇ ਮੰਡੀਂਤਾਂ ਵਿਚੋਂ ਬਾਬਾ ਰਤਨ ਦਾਸ ਜੀ ਨੈ ਅੰਮ੍ਰਿਤਸਰ ਲੂਣ ਮੰਡੀ ਵਿਚ ਭੀ ਸਿੱਖ-ਸਾਧੂ ਯਾਤਰੂਆਂ ਦੇ ਸੁਖ-ਬਿਸਰਾਮ ਹਿਤ ਇੱਕ ਵੱਡੀ ਹਵੇਲੀ ਬਣਵਾ ਦਿੱਤੀ; ਜੋ ਅਜਕਲ ‘ਮਿਹਰਦਾਸ ਦੀ ਧਰਮਸਾਲ’ ਸਦਾਉਂਦੀ ਹੈ।

(੧੪) ਕਾਲਾ ਝਾੜ—ਸਨਾਮ ਵਾਲੀ ਸੜਕ ਪੁਰ ਬਾਰਾਂ ਕੁ ਮੀਲ ਦੂਰ, ਇਹ ਟਿਕਾਣਾ ਹੈ; ਜਿੱਥੇ ਬਾਬਾ ਮੀਹਾਂ ਸਾਹਿਬ ਦੀ ਪੱਧਤੀ

ਇ. ਪ. ੪੨੧.

ਦੇ ਸੰਤਾਂ ਨੇ ਹੀ ਗੁਰ-ਯਾਮ ਪ੍ਰਗਟ ਕੀਤਾ ਹੈ। ਅੱਜ ਕਲ ਇਸ ਅਸਥਾਨ ਦੀ ਸੇਵਾ-ਸੁਰਤਿ ਮਹੰਤ ਨੰਦ ਰਾਮ ਜੀ ਦੇ ਜ਼ਿੰਮੇ ਹੈ।

(੧੫) ਲੋਹਾ ਖੇੜਾ (ਡਾਕਘਰ ਲੋਂਗੋਵਾਲ) ਪਹਿਲੋਂ ਜੀਂਫ਼ ਰਿਆਸਤ ਵਿਚ ਸੀ; ਹੁਣ ਪੈਪਸੂ ਸੂਬੇ ਵਿੱਚ ਸ਼ਾਮਿਲ ਹੈ। ਇਸ ਗਿਰਾਊ-ਵਿਚ, ਬਾਬਾ ਮੀਹਾਂ ਸਾਹਿਬ ਦੇ ਚੇਲੇ ਭਾਈ ਸੰਤ ਦਾਸ ਜੀ (ਧਰਮਸਾਲਾ-ਖੁੱਡੀ ਦੇ ਕਾਇਮ ਕਰਤਾ) ਦੀ ਸ਼ਾਖ 'ਚੋਂ ਸਾਧੂ ਰਾਮਦਾਸ ਜੀ ਨੇ ਇਹ ਗੁਰ-ਅਸਥਾਨ ਸੰਮਤ ੧੯੧੪ ਬਿੱਥੇ ਆਬਾਦ ਕੀਤਾ ਹੈ; ਜਿਨ੍ਹਾਂ ਦੀ ਗੁਰਪੁਣਾਲੀ ਐਸ ਤਰਾਂ ਬਾਬਾ ਮੀਹਾਂ ਸਾਹਿਬ ਨਾਲ ਮਿਲਾਈ ਗਈ ਹੈ—ਭਾਈ ਸੰਤ ਦਾਸ ਦੇ ਸੇਵਕ ਭਾਈ ਰਾਮ ਸ਼ਾਹ, ਉਨ੍ਹਾਂ ਦੇ ਰੂਪਾ ਸ਼ਾਹ, ਤਿਨ੍ਹਾਂ ਦੇ ਗੁਰਦਿਆਲ, ਫਿਰ ਕਰਮ ਵਾਰ ਬ੍ਰਹਮ ਹਰਿ ਸੁਖ, ਬ੍ਰਹਮ ਬਿਲਾਸ, ਇਨ੍ਹਾਂ ਦੇ ਬਾਵਾ ਰਾਮਦਾਸ ਜੀ। ਮਗਰੋਂ ਉਨ੍ਹਾਂ ਦੇ ਚੇਲੇ-ਪੜ੍ਹ-ਚੇਲੇ—ਬਾਵਾ ਬ੍ਰਹਮਦੇਵ, ਕ੍ਰਿਪਾਲ ਦਾਸ ਤੇ ਕਿਰਪਾ ਰਾਮ ਜੀ ਮਹੰਤ ਬਣਦੇ ਆਏ ਹਨ।

ਇਹ ਸਾਧੂ ਆਪਣਾ ਸੰਬੰਧ, ਬਾਬਾ ਗੋਇੰਦ ਸਾਹਿਬ ਦੀ ਸੰਪ੍ਰਦਾਇ ਦੇ ਪ੍ਰਗਟ ਕੀਤੇ ਗੁਰ ਅਸਥਾਨ ਕੱਬਰ ਵੱਛਾ (ਜ਼ਿਲ੍ਹਾ ਫੀਰੋਜ਼ਪੁਰ) ਨਾਲ ਜੋੜਦੇ ਹਨ; ਅਰੁ ਬਾਬਾ ਮੀਹਾਂ ਸਾਹਿਬ ਨੂੰ ਭੀ ਉਸੇ ਪੂਣੇ ਦੇ ਸਾਧੂਆਂ ਵਿਚ ਗਿਣਦੇ ਹਨ।

(੧੬) ਸਾਬੋ ਕੀ ਤਲਵੰਡੀ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਤੇ ਸਤਿਗੁਰੂ ਗੋਬਿੰਦ ਸਿੰਘ ਸਾਹਿਬ ਨੇ ਕਈ ਕਈ ਮਹੀਨੇ ਵਿਰਾਜ ਕੇ ਭਾਗ ਲਾਏ ਤੇ 'ਗੁਰੂ ਕੀ ਕਾਸੀ' ਹੋਣ ਦੇ ਸੁਭ ਬਚਨ ਫਰਮਾਏ ਹਨ। ਸਤਿਗੁਰਾਂ-ਦਾ ਯਾਦਗਾਰੀ ਤੀਰਥ ਹੋਣ ਕਰਕੇ, ਕਈ ਸੰਤ-ਮਹਾਤਮਾਂ ਭਏ ਆਏ; ਤੇ ਉਨ੍ਹਾਂ ਸ਼ਰਧਾਲੂ ਸਿੱਖਾਂ ਪਾਸੋਂ ਧਰਮਸਾਲਾ ਬਨਾਉਣ ਦੇ ਸੁਭ-ਉੱਦਮ ਕਰਵਾਏ ਹਨ। ਜਿਨ੍ਹਾਂ ਵਿਚੋਂ ਇਕ ਧਰਮਸਾਲਾ ਇਸ ਬਖਸ਼ ਦੇ ਸਾਧੂਆਂ ਦੀ ਹਿੱਮਤ-ਕਮਾਈ ਦਾ ਯਾਦਗਾਰੀ ਨੀਸਾਣੂ ਹੈ; ਜੋ ਬਾਵਾ ਬ੍ਰਹਮ ਦਾਸ ਜੀ 'ਤੰਗ-ਤੋੜ' ਨੇ ਤਿਆਰ ਕਰਵਾਈ ਹੈ। 'ਤੰਗ-ਤੋੜ' ਸਾਹਿਬ ਸੋ ਵਰ੍ਹੇ ਤੋਂ ਵੱਧ ਅਵਰਦਾ ਭੋਗ ਕੇ, ਸੰਮਤ ੧੯੮੭ ਬਿੱਥੇ ਪਰਲੋਕ ਪਧਾਰੇ ਹਨ। ਉਨ੍ਹਾਂ ਤੋਂ ਬੱਦ ਆਪ ਦਾ ਪੋਤਾ-ਚੇਲਾ ਭਾਈ ਅਲਖ ਰਾਮ ਇਸ ਧਰਮ-ਯਾਮ ਦਾ ਮਹੰਤ ਨੀਅਤ ਹੋਇਆ।

(੧੭) ਭਾਰੀ ਬਾਂਦਰ ਪਿੰਡ ਵਿਚ ਬੀ 'ਤੰਗ-ਤੋੜ' ਬਾਬਾ ਜੀ ਦੇ ਇਜ਼ਨ-ਇਸ਼ਾਰੇ ਨਾਲ ਧਰਮਸਾਲ ਕਾਇਮ ਹੋਈ; ਤੇ ਆਪ ਦਾ ਚੇਲਾ ਨਿੱਕੂਰਾਮ ਮਹੰਤ ਬਾਪਿਆ ਗਿਆ। ਅੱਜ ਕੱਲ ਮਹੰਤੀ ਦੀ ਜ਼ਿਮੇਵਾਰੀ ਬਾਵਾ ਅਰਜਨ ਦਾਸ ਨਿਬਾਹ ਰਹੇ ਹਨ।

(੧੮) ਬੀੜ ਫਰੀਦ ਕੋਟ ਵਿਚ, ਕੋਟ ਕਪੂਰੇ ਤੋਂ ਤਿੰਨ ਮੀਲ ਪੂਰਬ, 'ਬਾਬਾ ਤੰਗ-ਤੋੜ' ਜੀ ਦੇ ਸੇਵਕ ਬਾਵਾ ਉੱਤਮ ਦਾਸ ਨੇ ਧਰਮਸਾਲ ਕਾਇਮ ਕਰਕੇ ਉੱਤਮ ਕਾਰਜ ਕੀਤਾ ਹੈ। ਆਪ ਦੇ ਚੇਲੇ ਬਾਵਾ ਰਾਮਦਾਸ ਜੀ ਅੱਜ ਕੱਲ ਪੰਚਾਇਤੀ ਅਖਾੜੇ ਦੇ ਮਹੰਤ ਹਨ।

(੧੯) ਨਾਭਾ (ਡਾਕ ਘਰ ਬਨੂੜ) ਵਿਚ, ਇਸ ਬਖਸ਼ ਦੇ ਸਾਧੂ ਸੰਤਦਾਸ ਨੇ ਨਗਰ ਨਿਵਾਸੀਆਂ ਤੋਂ ਸੰਮਤ ੧੯੭੦ ਬਿੱਥਿ ਧਰਮਸਾਲ ਬਨੋਣ ਦਾ ਉੱਦਮ ਕਰਵਾਇਆ। ਇਹ ਮਹਾਤਮਾਂ ਬਾਬਾ ਮੀਂਹਾਂ ਸਾਹਿਬ ਦੇ ਜੇਠੇ ਚੇਲੇ ਬਾਬਾ ਲਖਮੀਰ ਜੀ ਦੇ ਪੋਤ੍ਰੇ ਚੇਲੇ ਤੇ ਬਾਵਾ ਅਚਲ ਨਿਰਬਾਣ ਸਾਹਿਬ ਦੇ ਚੇਲੇ ਸਨ। ਇਨ੍ਹਾਂ ਦੀ ਚੇਲਾ-ਪੱਧਤੀ ਇਸ ਤਰ੍ਹਾਂ ਚਲਦੀ ਆਈ ਹੈ:—ਬਾਵਾ ਹਰਿਸਰਨ ਦਾਸ, ਹਰਿ ਪ੍ਰਸਾਦ, ਲੁਖਾਰਾਮ, ਹਰੀਦਾਸ, ਬੀਰਮ ਦਾਸ ਤੇ ਬਾਵਾ ਪ੍ਰੀਤਮ ਦਾਸ; ਜੋ ੧੯੮੩ ਬਿੱਥਿ ਵਿਚ ਇਸ ਧਰਮਸਾਲਾ ਦੇ ਮਹੰਤ ਸਨ।

(੨੦) ਬਨੂੜ ਖਾਸ ਵਿਚ ਭੀ ਇਸ ਪੱਧਤੀ ਦੇ 'ਰਾਮਬਾਗ' ਰੋਪੜ ਵਾਲੇ ਸੰਤਾਂ-ਮਹੰਤਾਂ ਇਕ ਧਰਮਸਾਲਾ ਬਣਵਾਈ ਹੈ। ਬਾਬਾ ਮੀਂਹਾਂ ਸਾਹਿਬ ਦੇ ਪੋਤ੍ਰੇ ਚੇਲੇ (ਜੋ ਬਾਬਾ ਸੰਤੋਖ ਦਾਸ ਦੇ ਸੇਵਕ-ਸਿੱਖ ਸਨ) ਸਾਧੂ ਰਾਮ ਜੀ ਦੇ ਦੂਜੇ ਚੇਲੇ ਭਾਈ ਮਗਨੀ ਰਾਮ ਨੇ ਇਸ ਨਗਰ ਦੇ ਵਸਨੀਕਾਂ ਦੀ ਮਿਹਨਤ-ਮਾਇਆ ਨਾਲ ਆਪਣਾ ਉੱਦਮ-ਉਤਸ਼ਾਹ ਰਲਾ ਕੇ, ਇਹ ਧਰਮ-ਧਾਰਮ ਅਸਥਾਪਨ ਕੀਤਾ ਸੀ। ਮਗਰੋਂ ਰੋਪੜ ਵਾਲੀ ਧਰਮਸਾਲ ਦੇ ਸੰਤ-ਮਹੰਤ ਹੀ ਏਥੋਂ ਦੀ ਸੁਰਤਿ-ਸੰਭਾਲ ਕਰਕੇ ਤੇ ਪ੍ਰਬੰਧ ਚਲਾਉਂਦੇ ਰਹੇ ਹਨ। ਸੰਮਤ ੧੯੮੨-੩ ਬਿੱਥਿ ਵਿਚ 'ਰਾਮਬਾਗ' ਰੋਪੜ ਵਾਲੇ ਮਹੰਤ ਉੱਤਮ ਦਾਸ ਦੇ ਦੋ ਸੇਵਕ-ਬਾਵਾ ਰਾਮਦਾਸ ਤੇ ਨਗਰਿਣ ਦਾਸ—ਏਥੇ ਟਿਕਦੇ ਤੇ ਧਰਮ-ਕਰਮ ਚਲਾਉਂਦੇ ਸਨ।

ਉੱਤਰ ਪ੍ਰਦੇਸ਼ ਵਿੱਚ--

(੧) ਲਖਨਊ ਸਾਹਿਬ ਵਿਚ ਸਤਿਗੁਰ ਨਾਨਕ ਰਾਇ ਤੇ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਤਸ਼ਰੀਫ-ਫਰਮਾ ਹੋਏ ਹਨ। ਉਨ੍ਹਾਂ ਦੀਆਂ ਯਾਦਗਾਰਾਂ ਕਾਇਮ ਕਰਨ ਵਾਸਤੇ ਉਦਾਸੀ ਸਾਹੂਆਂ ਸਲਾਘਾ ਜੋਗ ਉੱਦਮ ਕੀਤੇ ਹਨ। ਇਨ੍ਹਾਂ ਧਰਮ-ਅਸਥਾਨਾਂ ਵਿੱਚੋਂ ਇੱਕ, ਬਾਬਾ ਮੀਹਾਂ ਸਾਹਿਬ ਦੀ ਬਖਸ਼ ਵਿੱਚੋਂ ਬਾਵਾ ਹਜ਼ਾਰਾ ਸਾਹਿਬ ਨੇ ਸੰਮਤ ੧੮੮੦ ਬਿੱਥਿ ਮਹੱਲਾ ਨਿਵਾਜ਼ ਗੰਜ ਵਿਖੇ ਪ੍ਰਸਿੱਧ ਕੀਤਾ ਹੈ; ਤੇ ਬਾਬਾ ਗੁਰਨਾਇਣ ਦਾਸ ਨੇ ਇਸ ਦੀ ਸੇਵਾ ਕਰਾਈ ਤੇ ਜਾਇਦਾਦ ਬਣਾਈ ਹੈ। ਕਹਿੰਦੇ ਨਿ; ਮੁਲਤਾਨ ਦਾ ਇਕ ਧਨਾਵ ਖੱਡ੍ਰੀ ਪਰਵਾਰ ਸਮੇਤ ਭਾਰਤੀ ਤੀਰਬਾਂ ਦੀ ਯਾਤ੍ਰਾ ਕਰਨ ਚੜ੍ਹਿਆ ਸੀ। ਜਗਨ ਨਾਥ ਧਾਮ ਤੋਂ ਮੁੜ ਕੇ ਵਤਨਾਂ ਵਲ ਆ ਰਹੇ ਸਨ; ਤਾਂ ਇਸ ਧਰਮਸਾਲਾ ਵਿਚ ਕੁਝ ਦਿਨ ਬਿਸਰਾਮ ਕੀਤਾ; ਅਰੁ ਸੰਤਾਂ ਪਾਸੋਂ ਸਿੱਖ-ਧਰਮ ਦਾ ਉਪਰੇਸ਼ ਸੁਣਿਆ। ਸਤਿਸੰਗਤਿ ਦੇ ਪ੍ਰਤਾਪ ਸਾਰਾ ਪਰਵਾਰ ਗੁਰੂ ਬਾਬੇ ਦਾ ਸਿੱਖ ਸਜ਼ ਗਿਆ; ਤੇ ਸੇਠ ਜੀ ਦੇ ਇਕਲੋਤੇ ਪੁੱਤ੍ਰ ਨੇ ਮੌਕੇ ਦੇ ਮਹੰਤ ਬਾਬਾ ਜੋਧ ਦਾਸ ਜੀ ਤੋਂ ਸੀਖਜਾ-ਦੀਖਜਾ ਲੈ ਕੇ ਉਦਾਸ-ਬ੍ਰਿਤੀ ਧਾਰਨ ਕਰ ਲਈ। ਪਿਤਾ ਨੇ ਕਿਹਾ : “ਪੁੱਤ੍ਰ ! ਇਹ ਲੱਖਾਂ ਰੁਪਯਾਂ ਦੀ ਜਾਇਦਾਦ ਕੌਣ ਸੌਂਭੇਗਾ ?” ਪੁੱਤ੍ਰ ਨੇ ਉੱਤਰ ਦਿੱਤਾ : “ਪਿਤਾ ਜੀ ! ਜਿਸ ਗੁਰੂ-ਪਰਮਾਤਮਾਂ ਨੇ ਇਹ ਸਾਨੂੰ ਬਖਸ਼ੀ ਹੈ; ਉਸੇ ਨੂੰ ਸੌਂਪ ਦੇਵਾਂਗੇ !” ਇਹੋ ਅਤੀਤ ਗੱਭਰੂ ਗੁਰ ਨਾਗਾਇਣ ਦਾਸ ਸੀ; ਜਿਸ ਨੇ ਅਪਣਾ ਸਾਰਾ ਧਨ ਸਤਿਗੁਰਾਂ ਨਿਮਿੱਤ ਖਰਚ ਕੇ ਤਿੰਨ ਸੌ ਦੇ ਕਰੀਬ ਪਿੰਡਾਂ ਦਾ ਰਕਬਾ ਖਰੀਦਿਆ; ਤੇ ਧਰਮਸਾਲਾ ਦੀ ਸੇਵਾ, ਗੁਰਮਤਿ-ਪ੍ਰਚਾਰ ਤੇ ਗੁਰੂ ਕੇ ਲੰਗਰ ਦਾ ਪੱਕਾ ਬਾਨੂਲੂ ਬੰਨ੍ਹ ਦਿੱਤਾ।

ਬਾਬਾ ਹਜ਼ਾਰਾ ਸਾਹਿਬ ਦੇ ਨਾਮ ਪੁਰ ਇਸ ਅਸਥਾਨ ਦਾ ਨਾਮ ‘ਬਾਬਾ ਹਜ਼ਾਰਾ ਕਾ ਬਾਗ’ ਪ੍ਰਸਿੱਧ ਹੋ ਗਿਆ। ਏਥੇ ਦੇ ਮਹੰਤਾਂ (ਪ੍ਰਬੰਧਕਾਂ) ਦੀ ਗੁਰਪ੍ਰਣਾਲੀ ਇੱਥੇ ਲਿਖੀ ਲਭਦੀ ਹੈ—ਬਾਬਾ ਮੀਹਾਂ ਸਾਹਿਬ ਦੇ ਸਿੱਖ ਭਾਈ ਜਗਨ ਨਾਥ, ਉਨ੍ਹਾਂ ਦੇ ਨੱਥਾ ਸਾਹਿਬ, ਤਿਨ੍ਹਾਂ ਦੇ ਜੰਟ ਸਾਹਿਬ ਬਣੇ। ਅਗਾੜੀ ਲੜੀਵਾਰ ਭਾਈ ਲੱਧਾ ਸਾਹਿਬ,

ਦਿਆਲ ਦਾਸ, ਹਜ਼ਾਰਾ ਸਾਹਿਬ, ਅੰਮ੍ਰਤੀ ਦਾਸ, ਜੋਧ ਦਾਸ, ਗੁਰ-ਨਗਾਇਣ ਦਾਸ, ਹਰਿਚਰਨ ਦਾਸ ਤੇ ਹਰਿਨਰਾਇਣ ਦਾਸ; ਜੋ ਸੰਮਤ ੧੯੮੨-੩ ਬਿ: 'ਚਿ ਹੀਨ-ਹਯਾਤ ਵਿਚ ਸਨ। ਇਸ ਵਕਤ ਬਾਵਾ ਹਰਿਕ੍ਰਿਸ਼ਨ ਦਾਸ ਜੀ ਮਹੰਤ ਹਨ।

ਮਹੰਤ ਹਰਿਨਰਾਇਣ ਦਾਸ ਨੇ 'ਭਾਰਤ ਸੇਵਕ ਪ੍ਰੈਸ' ਨਾਮ ਦਾ ਡਾਪਾਖਨਾ, ਅੰਗਰੇਜ਼ੀ ਅਖਬਾਰ 'ਹਿੰਦੂ ਅਉਟ-ਲੁਕ' ਤੇ ਕਈ ਹੋਰ ਪੱਤ੍ਰ ਜਾਰੀ ਕੀਤੇ ਹੋਏ ਹਨ।

(੨) ਗਜ ਗੋਲਾ ਨਾਨਕ ਹਰੀ ਨਾਮੇ ਪਿੰਡ ਜ਼ਿਲਾ ਮੁਗਾਦਾ-ਬਾਦ ਵਿੱਚ ਹੈ। ਛੱਤਾ ਮਗਨੀਰਾਮ-ਪਟਿਆਲਾ ਦੇ ਮਹੰਤ ਚੇਤਨਦਾਸ ਨੇ-ਜੋ ਬਾਬਾ ਮਗਨੀਰਾਮ ਦੇ ਪੋਤੇ-ਚੌਲੇ ਸਨ-ਏਸ ਟਿਕਾਣੇ ੨੧੮੪, ਵਿੱਖੇ ਜ਼ਮੀਨ ਖਰੀਦ ਕੇ, ਉਸ ਵਿਚ ਧਰਮਸਾਲ ਬਣਾਈ। ਗੁਰੂ ਬਾਬੇ ਦੇ ਨਾਮ ਪੁਰ ਇਸ ਵਸਤੀ ਦਾ ਨਾਮ ਬੀ 'ਗਜ ਗੋਲਾ-ਨਾਨਕ ਹਰੀ-ਪ੍ਰਸਿੱਧ ਕੀਤਾ। ਛੱਤੇ ਵਾਲੇ ਮਹੰਤ ਸਾਹਿਬ ਹੀ ਏਥੋਂ ਦੇ 'ਮਾਲਿਕ' ਪ੍ਰਬੰਧਕ ਹਨ।

(੩) ਬਿਲਵਾ-ਜ਼ਿਲਾ ਗੋਰਖਪੁਰ ਵਿਚ, ਪੂਰਨੀਆਂ ਤੋਂ ਮੇਰੰਗਾ (ਨੈਪਾਲ) ਵਲ ਜਾਈਏ ਤਾਂ ਤੀਜੇ ਸਟੇਸ਼ਨ 'ਅਰਗੀਆ' ਪਾਸ ਇਹ ਗਿਰਾਉਂ ਹੈ। ਨਿਰਬਾਣ ਪ੍ਰੀਤਮ ਦਾਸ ਜੀ ਦੀ ਸ਼ਾਖ ਦੇ ਸਾਧੂ ਰਾਮਦਾਸ ਜੀ ਨੇ 'ਨਿਰਬਾਣਸਰ'-ਅੰਮ੍ਰਿਤਸਰ ਤੋਂ ਇਸ ਨੱਗਰ ਜਾ ਕੇ ਧਰਮਸਾਲ ਬਣਵਾਈ ਹੈ। ਆਪ ਏਥੋਂ ਦੇ ਮਹੰਤ ਗੋਬਿੰਦ ਰਾਮ ਦੇ ਗੁਰਭਾਈ ਸਨ। ਇਨ੍ਹਾਂ ਦੀ ਗੁਰਪ੍ਰਣਾਲੀ ਮੌਜੂਦਾ ਮਹੰਤ ਬਾਵਾ ਅਮਰ ਦਾਸ ਤੇ ਬਾਵਾ ਬਿਸ਼ਨਦਾਸ ਨੇ ਇਸ ਤਰ੍ਹਾਂ ਲਿਖਾਈ ਹੈ—

ਨਿਰਬਾਣ ਪ੍ਰੀਤਮ ਦਾਸ ਜੀ ਦੇ ਸੇਵਕ ਬ੍ਰਹਮ ਸਰੂਪਾਨੰਦ, ਉਨ੍ਹਾਂ ਦੇ ਸਰਬ ਦਿਆਲ, ਤਿਨ੍ਹਾਂ ਦੇ ਰਾਮਕ੍ਰਿਸ਼ਨ ਚੌਲੇ ਸਨ। ਅਗਾਜ਼ੀ ਸਿਲਸਿਲੇਵਾਰ ਬਾਵਾ ਸਿਆਮਦਾਸ, ਨੰਦ ਰਾਮ ਤੇ ਮਹੰਤ ਗੋਬਿੰਦਰਾਮ-ਜੋ ਸੰਮਤ ੧੯੬੧ ਬਿ: ਤੋਂ 'ਨਿਰਬਾਣਸਰ' ਦੇ ਮਹੰਤ ਬਣੇ; ਅਤੁ ਰਾਮਦਾਸ ਜੀ ਬਿਲਵਾ ਜਾ ਵਿਰਾਜੇ। ਇਸ ਧਰਮ-ਧਾਮ ਵਾ ਪ੍ਰਬੰਧ ਇਨ੍ਹਾਂ ਦੇ ਚੁਲ੍ਹੇ-ਪੜ੍ਹਚੇਲਿਆਂ ਦੇ ਹੱਥ ਹੀ ਚਲਾ ਆ ਰਿਹਾ ਹੈ।

ਇ. ਪ. ੪੭੫.

(੪) ਕਸਬਾ, ਪੂਰਨੀਆਂ ਤੇ ਅਰਰੀਆਂ ਰੇ-ਸਟੇਸ਼ਨਾਂ ਦੇ ਵਿਚਕਾਰ ਰੇਲਵੇ ਸਟੇਸ਼ਨ ਹੈ। ਇਸ ਵਸਤੀ ਵਿਚ ਭੀ ਨਿਰਥਾਣ ਪ੍ਰੀਤਮਦਾਸ ਜੀ ਦੇ ਸੇਵਕਾਂ ਦੀ ਸ਼ਾਖ ਵਿਚੋਂ ਹੀ ਇਕ ਸੰਤ ਬ੍ਰਹਮਦਾਸ ਨੇ ਗੁਰਮਤਿ ਪ੍ਰਚਾਰ ਦਾ ਧੁਰਵਾ-ਧਰਮਸਾਲ-ਕਾਇਮ ਕੀਤਾ ਹੈ। ਇਹ ਮਹਾਤਮਾ ਅੰਮ੍ਰਿਤਸਰ ਦੇ 'ਸੰਗਲ ਵਾਲੇ ਅਖਾੜੇ' ਨਾਲ ਸੰਬੰਧ ਰਖਦੇ ਹਨ; ਤੇ ਮੌਜੂਦਾ ਮਹੰਤ ਸੰਤਰਾਮ ਜੀ ਦੇ ਗੁਰਭਾਈ ਹਨ। ਜਿਨ੍ਹਾਂ ਦੀ ਗੁਰਪ੍ਰਣਾਲੀ ਪਿੱਛੇ ਦਿੱਤੀ ਜਾ ਚੁੱਕੀ ਹੈ।

(੫) ਕਰਮੁੱਲਹ ਪੁਰ ਨਾਮੇ ਜ਼ਿਲ੍ਹਾ ਬਾਰਾ ਬੰਕੀ ਵਿਚ ਪਿੰਡ ਹੈ; ਜਿਸ ਵਿਚ ਇਸ ਬਖਸ਼ ਦੇ ਸਾਂਧੂਆਂ ਧਰਮਸਾਲ ਬਣਾ ਕੇ, ਉਸ ਨੂੰ ੫੦-੬੦ ਹਜ਼ਾਰ ਰੁਪਯੇ ਦੀ ਸਾਲਾਨਾ ਆਮਦਨ ਤਕ ਉੱਨਤ ਕੀਤਾ ਹੈ।

(੬) ਕਾਸ਼ੀ (ਬਨਾਰਸ) ਹਿੰਦੂਆਂ ਦਾ ਪ੍ਰਾਚੀਨ ਤੇ ਪ੍ਰਸਿੱਧ ਤੀਰਥ ਅਤੁ ਪੰਡਿਤਾਈ ਦੀ ਟਕਸਾਲ ਹੈ। ਇਸ ਨੱਗਰ ਵਿਚ ਸਤਿਗੁਰੂ ਨਾਨਕ ਦੇਵ, ਸ੍ਰੀ ਗੁਰੂ ਤੇਗ ਬਹਾਦੁਰ ਤੇ ਸਤਿਗੁਰੂ ਗੋਬਿੰਦ ਸਿੰਘ ਸਾਹਿਬ (ਬਾਲ੍ਲਾਵਸਥਾ ਸਮੇਂ) ਚੋਖੇ ੨ ਦਿਨ ਵਿਰਾਜ ਕੇ, ਪੰਡਿਤਾਂ ਨਾਲ ਧਰਮ-ਗਿਆਨ ਸੰਬੰਧੀ ਚਰਚਾ-ਵਿਚਾਰ ਕਰਦੇ ਰਹੇ ਹਨ। ਓਦੋਂ ਤੋਂ ਹੀ ਸਿੱਖ-ਸਾਂਧੂ ਜਾਂਦੇ, ਟਿਕਦੇ ਤੇ ਗੁਰਮਤਿ ਦਾ ਪ੍ਰਚਾਰ ਕਰਦੇ ਰਹੇ ਹਨ। ਕਈਆਂ ਏਥੇ ਪੱਕੇ ਆਸਣ ਜਮਾ ਕੇ ਧਰਮਸਾਲਾਂ ਬਣਾਈਆਂ ਤੇ ਸੱਚ-ਧਰਮ ਸੰਬੰਧੀ ਕਬਾਲੀਤਾਨ ਦੇ ਪਰਵਾਹ ਚਲਾਏ ਹਨ। ਬਾਬਾ ਮੀਹਾਂ ਸਾਹਿਬ ਦੀ ਬਖਸ਼ ਵਿਚੋਂ ਪੰਡਿਤ ਸੱਚਿਦਾ ਨੰਦ ਸਾਹਿਬ ਨੇ ਸੰਮਤ ੧੯੫੦ ਬਿਕ੍ਰਮੀ ਵਿਚ ਏਥੇ ਗੁਰ-ਅਸਥਾਨ ਬਣਾਕੇ ਗੁਰਮਤਿ-ਵਿੱਦਿਆ ਦਾ ਭੰਡਾਰ ਜਾਰੀ ਕੀਤਾ। ਜਿੱਥੇ ਸਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਪੂਜਾ-ਪਾਠ ਤੇ ਗੁਰਮਤਿ-ਗਿਆਨ ਦਾ ਵਿਚਾਰ ਹੁੰਦਾ ਹੈ। ਪੰਜਾਬ ਵਿਚ ਗੁਰਦੁਆਰਾ ਲਹਿਰ ਜਾਰੀ ਹੋਣ ਤੋਂ ਬਾਅਦ ਡੇਰੇਦਾਰ ਉਦਾਸੀਆਂ ਸਿੱਖ-ਧਰਮ ਵਿਰੁੱਧ ਜੋ ਜ਼ਹਿਰੀਲਾ ਪ੍ਰਚਾਰ ਅੰਭਿਆ; ਉਸ ਤੋਂ ਪ੍ਰਭਾਵਿਤ ਹੋ ਕੇ; ਏਥੋਂ ਦੇ ਮਹੰਤਾਂ ਬੀ ਇਸ ਧਰਮਸਾਲ ਨੂੰ ਹਿੰਦੂ ਮੰਦਿਰਾਂ ਦੀ ਸੂਰਤਿ ਦੇਣੀ ਸ਼ੁਰੂ ਕਰ ਦਿੱਤੀ। ਸ਼ਿਵਾਲੇ ਤੇ ਠਾਕੁਰਦੁਆਰੇ ਵਾਂਗੂ ਸ਼ਿਵ ਲਿੰਗ ਤੇ ਮੂਰਤੀਆਂ ਰੱਖ ਕੇ, ਗੁਰੂ ਬਾਬੇ ਦੇ ਸੱਚੇ-ਸੂਧੇ

੪੭੩.

ਧਰਮ ਰੂਪ ਦੁੱਧ ਵਿੱਚ, ਪੁਰਾਣੇ ਪੋਪ-ਪਾਖੰਡ ਦੀ ਕਾਂਜੀ ਮਿਲਾ ਦਿੱਤੀ। ਇਹ ਦੁਰਮਤਿ, ਮਹੰਤ ਕੇਵਲਾਨੰਦ ਦੇ ਸਮੇਂ ਇਸ ਗੁਰਮਤਿ ਦੇ ਸੋਮੇ ਅੰਦਰ ਦਾਖਲ ਹੋਈ।

ਬਿਗਾਰ ਉੜੀਸਾ ਤੇ ਬੰਗਾਲ ਵਿਚ—

(੧) ਪਟਣਾ ਸ਼ਹਿਰ—ਜਗਤ ਗੁਰੂ ਬਾਬਾ ਨਾਨਕ ਸਾਹਿਬ ਦੇ ਦਸਵੇਂ ਸਰੂਪ ਦੀ ਜਨਮ-ਭੂਮੀ ਹੈ। ਇਸ ਲਈ ਹਰਇਕ ਸਿੱਖ-ਸਾਧੂ ਇਸ ਪਾਵਨ ਧਰਤੀ ਦੀ ਧੂੜਿ ਮਸਤਕ ਲਾਉਣ ਲਈ ਸੱਧਰ ਰਖਦਾ ਹੈ। ਜਿਸ ਕਿਸੇ ਦੇ ਕਰਮਾਂ ਵਿਚ ਵਿਧਾਤੇ ਨੇ ਏਥੋਂ ਦੇ ਅੰਨ-ਜਲ ਨਾਲ ਪਲਣਾ ਤੇ ਵਾਯੁ-ਮੰਡਲ ਅੰਦਰ ਸਵਾਸ ਲੈਣਾ ਲਿਖਿਆ ਹੈ; ਉਹ ਜ਼ਰੂਰ ਇਸ ਨਗਰ ਵਿਚ ਵਾਸਾ ਕਰ ਕੇ ਆਪਣਾ ਜਨਮ ਸਫਲਾ ਸਮਝਦਾ ਹੈ। ਬਾਬਾ ਮਿਹਾਂ ਸਾਹਿਬ ਦੀ ਬਖਸ਼ ਦੇ ਸਾਧੂਆਂ ਬੀ ਏਸ ਪੁਨਜ-ਧਰਤੀ ਉੱਤੇ ਇਕ ਧਰਮਸਾਲ ਕਾਇਮ ਕਰ ਕੇ, ਧਰਮ-ਪ੍ਰਚਾਰ ਦੇ ਨੌਕ ਕੰਮ ਵਿਚ ਆਪਣਾ ਹਿੱਸਾ ਪਾਇਆ ਹੈ। ਇਸ ਅਸਥਾਨ ਦੇ ਕਾਇਮ ਕਰਨਹਾਰੇ ਬਾਬਾ ਬੁਹਮਾਨੰਦ ਜੀ ਹਨ; ਜੋ ਸੰਗਲਵਾਲੇ ਅਖਾੜੇ (ਅੰਮ੍ਰਿਤਸੂਰ) ਦੇ ਮਹੰਤ ਨਿੱਤਜਾਨੰਦ ਜੀ ਦੇ ਚੇਲੇ ਸਨ। ਆਪਨੇ ਸੰਮਤ ਪ੍ਰਦਾਨ ਬਿਚ ਅੰਮ੍ਰਿਤਸਰੋਂ ਏਥੇ ਆ ਕੇ ਆਸਣ ਲਾਏ; ਗੁਰੂ ਘਰ ਦੇ ਪ੍ਰੇਮੀ ਝਗੜ ਬਾਬੂ ਕਬਕ ਨੇ ਜਗਹ ਭੇਟ ਕੀਤੀ; ਅਰ ਸੰਤ ਜੀ ਨੇ ਉਨ੍ਹਾਂ ਤੇ ਹੋਰਨਾਂ ਸਿੱਖਾਂ ਦੀ ਮਿਹਨਤ ਅਤੁ ਮਾਇਆ ਨੂੰ ਇਸ ਧਰਮ-ਕਾਰਜ ਵਿਚ ਲਾ ਕੇ ਸਫਲਾਇਆ।

ਇਹ ਅਸਥਾਨ ਗੰਗਾ ਦੇ 'ਕੇਸ਼ੇ ਰਾਇ ਘਾਟ' ਪੁਰ, 'ਸੰਗਤਿ ਬੁਹਮਾਨੰਦ ਜੀ' ਕਰਕੇ ਮਸ਼ਹੂਰ ਹੈ। ਨਿੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੇ ਪੜਾ-ਪਾਠ ਹੁੰਦਾ ਹੈ। ਪਰ ਪੰਜਾਬੋਂ ਚੜ੍ਹਲੇ ਪੋਪ-ਪਾਖੰਡ ਦਾ ਪਰਛਾਵਾਂ ਏਥੇ ਭੀ ਜਾ ਪਿਆ ਹੈ। ਯੋਨੀ ਠਾਕੁਰ ਦੁਆਰਾ ਬਣਾ ਕੇ ਮੂਰਤੀ ਪੂਜਾ ਵੀ ਹੋਣ ਲੱਗ ਪਈ ਹੈ।

(੨) ਧਨੀਆਂ ਪਹਾੜੀ, ਜ਼ਿਲ੍ਹਾ ਗਯਾ ਵਿਚ, ਨਰਟੀਗੰਜ ਨਗਰ ਲਾਗੇ ਹੈ। ਏਥੇ ਪੂਰਬੀ ਛਾਰਤ ਦੇ ਦੋਰੇ ਸਮੇਂ ਸਤਿਗੁਰ ਨਾਨਕ

ਇ. ਪ. ੪੭੭.

ਦੇਵ ਤੇ ਸ਼੍ਰੀ ਗੁਰੂ ਤੇਰਾ ਬਹਾਦੁਰ ਸਾਹਿਬ ਚਰਨ ਪਾ ਆਏ ਸਨ । ਉਸੇ ਅਸਥਾਨ ਦੀ ਸੁੰਧਕ ਲੈ ਕੇ ਬਾਬਾ ਮੀਂਹਾਂ ਸਾਹਿਬ ਦੀ ਬਖਸ਼ ਵਿਚੋਂ ਸੰਗਲਵਾਲੇ ਅਖਾੜੇ (ਅੰ: ਸਰ) ਦੀ ਸ਼ਾਖ ਦੇ ਸੰਤਾਂ-ਮਹੰਤਾਂ ਯਾਦਗਾਰੀ ਆਸ਼੍ਰਮ ਸਥਾਪਨ ਕਰਨ ਦਾ ਉੱਦਮ ਕੀਤਾ । ਇਸ ਅਖਾੜੇ ਦੇ ਮਹੰਤ ਚਰਨ ਦਾਸ ਜੀ ਦੇ ਸੇਵਕਾਂ 'ਚੋਂ ਬਾਵਾ ਈਸ਼ਰਦਾਸ ਜੀ ਦੇ ਚੇਲੇ ਠਾਕੁਰ ਦਾਸ ਜੀ ਸੰਮਤ ੧੯੫੦ ਬਿੱਥ ਵਿਚ ਗੁਰਯਾਮਾਂ ਦੀ ਯਾਤ੍ਰਾ ਕਰਦੇ ਇਸ ਰਮਣੀਕ ਤੇ ਪੁਨੀਤ ਅਸਥਾਨ ਪੁਰ ਆਏ; ਤੇ ਏਥੇ ਹੀ ਆਸਣ ਲਾ ਕੇ ਇਸ ਧਰਮਾਸ਼੍ਰਮ ਦੇ ਪੂਰਣੇ ਪਾਏ । ਆਪ ਬੜੇ ਜਪੀ-ਤਪੀ ਸਿੱਖ-ਸਾਧੂ ਸਨ । ਇਨ੍ਹਾਂ ਦੇ ਗਿਆਨ-ਉਪਦੇਸ਼ ਤੋਂ ਪ੍ਰਭਾਵਿਤ ਹੋ ਕੇ, ਪਟਣਾ ਨਿਵਾਸੀ ਬੰਗਾਲੀ ਬਾਬੂ ਕਿਦਾਰ ਨਾਥ ਫਕੀਲ ਨੇ ਇਸ ਧਰਮ ਕਾਰਜ ਵਿਚ ਚੋਖੀ ਮਾਇਕ ਸਹਾਇਤਾ ਕੀਤੀ ।

ਬਾਬਾ ਠਾਕੁਰ ਦਾਸ ਜੀ ਨੂੰ ਗੁਰਮਤਿ-ਗਿਆਨ ਦੁਆਰਾ ਏਨੀ ਸਰਬੱਗਤਾ ਪ੍ਰਾਪਤਿ ਸੀ; ਕਿ ਸਤਿਗੁਰ ਨਾਨਕ ਦੇ ਪਾਵਨ ਜਨਮ-ਸਥਾਨ ਦੀ, ਮਹੰਤ ਨਰਾਇਣ ਦਾਸ ਦੇ ਹੱਥੋਂ ਹੋਈ ਘੋਰ ਅਵੱਗਜਾ ਦਾ ਪਹਿਲੋਂ ਹੀ ਪਤਾ ਲੱਗ ਗਿਆ । ਸਿੱਖ ਸਾਧੂ ਦੇ ਹੱਥੋਂ ਗੁਰ-ਸਿੱਖਾਂ ਦੇ ਕਤਲਾਮ ਦਾ ਭਿਆਨਕ ਦੁੱਖ ਨਾ ਸਹਾਰਦੇ ਹੋਏ ਆਪ ਉਸੇ ਦਿਨ ਸਰੀਰ ਤਿਆਗ ਗਏ । ਆਪ ਤੋਂ ਮਗਰੋਂ ਇਸ ਸੰਤ-ਆਸ਼੍ਰਮ ਦੀ ਸੇਵਾ-ਸੰਭਾਲ ਬਾਵਾ ਅਜੂੰਧਿਆ ਦਾਸ ਦੇ ਜ਼ਿਮੇ ਲੱਗੀ । ਹੁਣ ਵੀ ਇਹ ਧਰਮ-ਧਾਰਾ ਉਨ੍ਹਾਂ ਦੇ ਹੀ ਸਿੱਖ-ਸੇਵਕਾਂ ਦੇ ਪ੍ਰਬੰਧ ਹੇਠ ਹੈ ।

(੩) ਮਧੁ ਸੂਦਨ-ਬੰਸੇ ਬਟ, ਭਾਗਲਪੁਰ ਲਾਗੇ ਇਕ ਅਸਥਾਨ ਹੈ; ਜਿੱਥੇ ਇਸੇ ਬਖਸ਼ ਦੇ ਸਾਧੂਆਂ ਧਰਮ-ਧਾਰਾ ਰਚ ਕੇ; ਗੁਰਮਤਿ ਦਾ ਪ੍ਰਚਾਰ-ਸੇਮਾਂ ਜਾਰੀ ਕੀਤਾ ਹੈ ।

(੪) ਮੁਕਾਮਾ ਘਾਟ ਪੁਰ ਬੀ ਇਸ ਪੱਧਤੀ ਦੇ ਸਾਧੂ-ਸੰਤਾਂ ਇਕ ਧਰਮਸਾਲ ਬਣਵਾਈ ਹੈ । ਜਿਸ ਦੇ ਅੱਜ ਕਲ ਮਹੰਤ ਨਿਹਾਲ ਦਾਸ ਜੀ ਹਨ ।

(੫) ਘੁਸਵੜੀ ਗਿਰਾਂ, ਪਟਣਾ ਸ਼ਹਿਰ ਤੋਂ ਵੀਹ ਕੁ ਮੀਲ

ਇ. ਪ. ੪੭੯.

੪੭੫.

ਦੂਰ ਹਜ਼ਾਰੀ ਬਾਗ ਰੋਡ ਪੁਰ ਹੈ। ਇਸ ਬਖਸ਼ ਦੇ ਸਾਧੂ ਬਾਬਾ ਮੱਲ ਸਾਹਿਬ ਦੀ ਸ਼ਾਖ ਦੇ ਸੰਤ ਬਾਵਾ ਪੰਚਮ ਦਾਸ ਨੇ ਇਹ ਟਿਕਾਣਾ ਲੱਭ ਕੇ ਧਰਮਸਾਲ ਬਣਵਾਈ ਹੈ। ਅੱਜ ਕੱਲ ਮਹੰਤ ਨਰਾਇਣ ਦਾਸ ਹਨ।

(੬) ਫਤੂਹਾਂ } ਇਹ ਦੋਵੇਂ ਟਿਕਾਣੇ ਹਜ਼ਾਰੀ ਬਾਗ ਰੋਡ
(੭) ਨਿਵਾਦਾ } ਪੁਰ ਹੀ ਹਨ। ਅਰੁ ਬਾਬਾ ਮੱਲ ਜੀ ਦੀ ਸ੍ਰੋਣੀ ਦੇ ਸੰਤਾਂ-ਮਹੰਤਾਂ ਹੀ ਪ੍ਰਗਟ ਕੀਤੇ ਹਨ। ਫਤੂਹਾਂ ਵਿਚ ਇਨੀਂ ਦਿਨੀਂ ਮਹੰਤ ਤ੍ਰਿਬੇਣੀ ਦਾਸ ਹਨ।

(੮) ਮੁਜੱਫਰਪੁਰ ਵਿਚ 'ਸ਼ਾਹ ਜੀ ਕਾ ਪੇਖਰਾ' ਤੇ
(੯) ਸ਼ਾਹਪੁਰ-ਕਚਰੌਟੀਆ ਵਿਚ 'ਨਿਰਬਾਣ ਸਰ'-ਅੰਮ੍ਰਿਤਸਰ ਦੀ ਸ਼ਾਖ ਦੇ ਸਾਧੂਆਂ ਅਸਥਾਨ ਪ੍ਰਗਟ ਕੀਤੇ; ਅਰੁ ਸਿੱਖਾਂ ਸਰਧਾਲੂਆਂ ਦੀ ਮਿਹਨਤ-ਮਾਇਆ ਦੇ ਸਹਾਰੇ ਗੁਰ-ਯਾਮ ਬਣਵਾਏ ਹਨ।

(੧੦) ਪਚੰਭਾ-ਗਰੀਡੀ, ਜ਼ਿਲਾ ਹਜ਼ਾਰੀ ਬਾਗ ਵਿਚ ਬਾਬਾ ਮੀਹਾਂ ਸਾਹਿਬ ਦੇ ਸਿੱਖ ਬਾਵਾ ਭੋਲਾ ਦਾਸ ਦੀ ਸ਼ਾਖ ਦੇ ਸਾਧੂ ਬਾਵ ਨਿਹਾਲ ਦਾਸ (ਦੂਜੇ) ਨੇ ਗੁਰ-ਚਰਨ-ਪਰਸ਼ ਨਾਲ ਪਾਵਨ ਹੋਈ ਧਰਤੀ ਲੱਭ ਕੇ, ਧਰਮਸਾਲ ਬਣਵਾਈ ਹੈ। ਇਸ ਵੇਲੇ ਇਸੇ ਸ੍ਰੋਣੀ ਦੇ ਸੰਤ ਬਾਵਾ ਸਰੂਪ ਦਾਸ ਜੀ ਮਹੰਤ ਹਨ।

(੧੧) ਕਟਕ, ਅਟਕ ਨਦੀ ਕਨਾਰੇ, ਨਿਰਬਾਣ ਪ੍ਰੀਤਮ ਦਾਸ ਜੀ ਨੇ ਨਿਸ਼ਾਨ-ਦਿਹੀ ਕਰਕੇ, ਧਰਮਸਾਲ ਕਾਇਮ ਕਰਵਾਈ ਸੀ। ਇਸ ਮੌਕੇ ਮਹੰਤ ਬਾਵਾ ਕਮਲਾ ਨੰਦ ਦੇਵ ਹਨ; ਜੋ ਸੰਗਲਵਾਲਾ ਅਖਾੜਾ (ਅੰਮ੍ਰਿਤਸਰ) ਦੇ ਮੌਜੂਦਾ ਮਹੰਤ ਸੰਤ ਦਾਸ ਜੀ ਦੇ ਗੁਰਭਾਈ ਹਨ।

ਮੱਧ ਭਾਰਤ ਵਿਖੇ—

(੧) ਅਮਰਾਵਤੀ ਵਿਚ 'ਸਾਧ ਬੇਲਾ'-ਸੱਖਰ (ਸੰਧੁ) ਦੇ ਸੰਤਾਂ-ਮਹੰਤਾਂ ਗੁਰੂ ਬਾਬੇ ਨਾਨਕ ਦੀ ਯਾਦ ਵਿਚ ਧਰਮ-ਯਾਮ ਆਬਾਦ

ਇ. ਪ. ੪੭੬.

੪੭੬.

ਕੀਤਾ ਹੈ। ਉਸੇ ਸ਼ਾਖ ਦੇ ਸਾਧੂ ਅਰਜੁਨ ਦਾਸ ਜੀ ਇਸ ਵੇਲੇ ਮਹੰਤ ਹਨ।

(੨) ਖੋਲਪੁਰ ਨਾਮੇ ਜਾਗਹ ਅਮਰਾਵਤੀ ਤੋਂ ਵੀਹ ਕੁ ਮੀਲ ਪੁਰ ਹੈ। ਏਥੇ ਭੀ ਨਿਰਬਾਣ ਪ੍ਰੀਤਮ ਦਾਸ ਦੀ ਸ਼ਾਖ ਦੇ ਸਾਧੂਆਂ ਸੰਗਲ ਵਾਲੇ ਅਖਾੜੇ (ਅੰਮ੍ਰਿਤਸਰ) ਤੋਂ ਜਾ ਕੇ ਗੁਰੂ ਬਾਬੇ ਦੀ ਆਗਿਆ ਪਾਲਨ ਕਰਦਿਆਂ ਯਾਦਗਾਰੀ ਅਸਥਾਨ ਬਣਵਾਇਆ ਹੈ। ਇਸ ਸ਼ਾਖ ਦੇ ਸਾਧੂ ਬਾਵਾ ਬ੍ਰਹਮਦਾਸ ਜੀ ਏਥੇ ਮਹੰਤ ਹਨ; ਜੋ ਮਹੰਤ ਸੰਤ ਦਾਸ ਜੀ ਦੇ ਚੇਲੇ ਹਨ। 'ਗੁਰੂ ਉਦਾਸੀਨ ਮਤ ਦਰਪਨ' ਦੇ ਲਿਖਾਰੀ ਨੇ ਇਹ ਅਸਥਾਨ ਨਿਰਬਾਣ ਪ੍ਰੀਤਮ ਦਾਸ ਜੀ ਦੇ ਗੁਰੂ ਬਾਬਾ ਸੰਗਤਿ ਦਾਸ ਜੀ ਦੇ ਸਮੇਂ ਤੋਂ ਪ੍ਰਗਟ ਹੋਇਆ ਦੱਸਿਆ ਹੈ। ਪਰ ਅਸਾਂ ਬਾਵਾ ਆਦਿ ਰਾਮ ਜੀ ਮਹੰਤ ਬੀੜ-ਬੇੜੀ ਦੇ ਕਥਨ ਪੁਰ ਭਰੋਸਾ ਕੀਤਾ ਹੈ।

(੩) ਭੇਵਾ ਪੁਰ—ਜ਼ਿਲਾ ਨਾਗਪੁਰ ਵਿਚ ਇਕ ਅਚਰਜ ਬਰਕਤ ਵਾਲਾ ਗੁਰੂ-ਸਥਾਨ ਹੈ। ਇਕ ਚੰਨਣ ਦੇ ਬਿਰਵੇ ਨਾਲ ਨਿਰਬਾਣ ਪ੍ਰੀਤਮ ਦਾਸ ਜੀ ਦਾ 'ਆਸਣ' (ਬੜਾ) ਬਣਿਆ ਹੈ। ਜੋ ਖਾਮ ਗਾਮ (ਦੱਖਣ-ਭਾਰਤ) ਦੇ ਸੰਤਾਂ-ਮਹੰਤਾਂ ਦੀ ਨਿਗਰਾਨੀ ਵਿਚ ਹੈ। ਪਰ ਏਥੇ ਟਿਕਦਾ ਕੋਈ ਨਹੀਂ। ਆਸ-ਪਾਸ ਤੋਂ ਸਤਿਗੁਰ ਨਾਨਕ ਦੇ ਨਾਮ ਲੇਵਾ ਨਿੱਤ ਏਥੇ ਅੰਦੇ; ਸ਼ਰਧਾ ਪ੍ਰੇਮ ਨਾਲ ਇਸ ਬੜੇ ਨੂੰ ਜਲ-ਸਨਾਨ ਕਰਾਉਂਦੇ ਤੇ ਧੋਣ ਨੂੰ 'ਅੰਮ੍ਰਿਤ' ਜਾਣ ਕੇ ਛਕਦੇ ਹਨ। ਸਵੇਰੇ ਸੁਖਮਨੀ ਸਾਹਿਬ ਦਾ ਪਾਠ ਤੇ ਸ਼ਾਮੀ ਕਥਾ-ਕੀਰਤਨ ਕਰਕੇ ਘਰੋ ਘਰੀ ਤੁਰ ਜਾਂਦੇ ਹਨ। ਕਈ ਤਰ੍ਹਾਂ ਦੀਆਂ ਅਜ਼ਮਤਾਂ ਇਸ 'ਅੰਮ੍ਰਿਤ' ਸੰਬੰਧੀ ਮਸ਼ਹੂਰ ਹਨ।

(੪) ਉੱਜੈਨ ਸ਼ਹਿਰ ਕਾਲੀ ਮੰਦਿਰ ਲਾਗੇ ਜੋ ਧਰਮਸਾਲਾ ਹੈ, ਉਹ ਬੀ ਇਸੇ ਬਖਸ਼ ਦੇ ਸਾਧੂਆਂ ਪਰਗਟ ਕੀਤੀ ਤੇ ਸਾਜ-ਸਵਾਰੀ ਹੈ। ਚੁੱਕਿ ਕਈ ਮਹਾਤਮਾਂ ਇਸ ਬਖਸ਼ ਨੂੰ ਬਾਬਾ ਗੋਇੰਦ ਸਾਹਿਬ ਦੇ ਧੇਣੇ ਨਾਲ ਰਲ-ਗੱਡ ਕਰ ਦੇ ਹਨ; ਇਸ ਤਰ੍ਹਾਂ ਉਹ ਇਸ ਅਸਥਾਨ ਨੂੰ ਉਸ ਧੇਣੇ ਦੇ ਪ੍ਰਗਟਾਏ ਧਾਮਾਂ ਵਿਚ ਭੀ ਗਿਣ ਦੇਂਦੇ ਨਿ।

(੫) ਧਉਲਕਾ—ਅਹਮਦਾਬਾਦ ਤੋਂ ਦੁਆਰਕਾ ਵਾਲੀ ਰੇਲਵੇ ਲਾਈਨ ਪੁਰ ੧੨, ੧੪ ਮੀਲ ਜਾ ਕੇ ਇਹ ਅਸਥਾਨ ਹੈ। ਏਥੇ ਇਸੇ ਬਖਸ਼ ਦਾ ਪ੍ਰਗਟ ਕੀਤਾ ਇਕ ਧਰਮ-ਸਥਾਨ ਹੈ; ਜਿੱਥੇ ਅੱਜ ਕੱਲ ਮਹੰਤ ਗੰਗਾ ਦਾਸ ਜੀ ਹਨ।

ਇ: ਪੱ: ੪੮੦.

ਵੱਖਣ ਭਾਰਤ ਵਿਚ—

(੧) ਖਾਮ ਗਾਮ ਜ਼ਿਲਾ ਬੁਲਖਾਣਾ ਵਿਚ, ਨਿਰਬਾਣ ਪ੍ਰੀਤਮਦਾਸ ਜੀ ਦੀ ਸ਼੍ਰੇਣੀ ਦੇ ਸਾਂਧੂ ਬਾਬਾ ਅਨਘੜ ਦੇਵ ਜੀ ਨੇ ਧਰਮ-ਸਾਲਾ ਪ੍ਰਗਟ ਕੀਤੀ; ਤੇ ਸ਼ਰਧਾਲੂ ਗੁਰਸਿੱਖਾਂ ਪਾਸੋਂ ਸੇਵਾ ਕਰਵਾਈ ਹੈ। ਇਹ ਗੁਰਮੁਖ ਸੰਤ ਅਦਬ ਸਤਿਕਾਰ ਦੀ ਮ੍ਰਿਯਾਦਾ ਦੇ ਏਨੇ ਪੱਕੇ ਸਨ, ਕਿ ਸਾਰੀ ਉਮਰ ਇਨ੍ਹਾਂ ਗੁਰੂ ਜੀ ਵਲਿ ਕਦੀ ਪਿੱਠ ਨਹੀਂ ਸੀ ਕੀਤੀ। ਦਾੜ੍ਹੇ ਵਾ ਕੇਵਲ ਇੱਕ ਹੀ ਬਹੁਤ ਲੰਮਾ ਕੇਸ ਸੀ; ਉਸ ਦੀ ਬੀਬੀ ਅਵਦਬੀ ਨਹੀਂ ਸੀ ਹੋਣ ਦਿੱਤੀ। ਇਸ ਅਸਥਾਨ ਦੇ ਮਹੰਤ ਅੱਜ ਕੱਲ ਬਾਵਾ ਬ੍ਰਹਮ ਪ੍ਰਕਾਸ਼ ਜੀ ਹਨ।

(੨) ਬੰਦ ਰਾਮੇਸ਼ੂਰ ਵਿਚ ਸਤਿਗੁਰੂ ਬਾਬਾ ਨਾਨਕ ਰਾਇ ਨੇ ਦੋ ਵਾਰੀ ਪਧਾਰ ਕੇ, ਉਹ ਧਰਤਿ ਪਾਵਨ ਤੇ ਭਾਗ-ਭਰੀ ਬਣਾਈ ਹੈ। ਉਸ ਥਾਂ ਯਾਦਗਾਰੀ ਨਿਸ਼ਾਨ ਕਾਇਮ ਕਰਨ ਦਾ ਮਾਣ ਬੀ ਇਸੇ ਬਖਸ਼ ਦੇ ਰਤਨ ਬਾਬਾ ਪ੍ਰੀਤਮ ਦਾਸ ਜੀ 'ਨਿਰਬਾਣ' ਨੂੰ ਪ੍ਰਾਪਤਿ ਹੈ। ਹੁਣ ਓਥੇ ਪ੍ਰਬੰਧ ਸਿੱਧਾ ਪੰਚਾਇਤੀ ਅਖਾੜੇ ਦਾ ਹੈ।

ਸਿੰਘ ਦੇਸ ਵਿਚ—

ਇਸ ਦੇਸ ਵਿਚ, ਬਾਬਾ ਮੀਹਾਂ ਸਾਹਿਬ ਦੀ ਬਖਸ਼ ਦਾ ਕੇਵਲ ਇੱਕ ਹੀ ਵੈਡਾ ਅਸਥਾਨ ਸਾਂਧੂ-ਬੇਲਾ-ਸੱਖਰ ਹੀ ਲਿਖਿਆ ਮਿਲਦਾ ਹੈ; ਜਿਸ ਦਾ ਪ੍ਰਗਟ ਹੋਣਾ ਬਣਖੰਡੀ ਜੀ ਦੇ ਜੀਵਨ ਵਿਚ ਦੱਸ ਆਏ ਹਨ। ਬਾਬਾ ਜੀ ਦੇ ਕਦਮਾਂ ਦੇ ਸਦਕੇ ਹੀ ਹੈਦਰਾਬਾਦ ਆਦਿ ਕੁਝ ਨੱਗਰਾਂ, ਗਿਰਾਵਾਂ ਵਿਚ ਧਰਮਸਾਲ ਕਾਇਮ ਹੋਏ ਹਨ। ਮੌਜੂਦਾ ਮਹੰਤ ਗਣੇਸ਼ ਦਾਸ, ਮਹੰਤ ਹਰਿਨਾਮ ਦਾਸ ਦੇ ਚੇਲੇ ਹਨ। ਪਾਕਿਸਤਾਨੀ ਹੱਲੇ-ਗੁੱਲੇ ਸਮੇਂ ਦੇਸ ਚਾਲ ਕਰਕੇ, ਬਨਾਰਸ ਜਾ ਬੈਠੇ ਹਨ।

ਅਫਗਾਨਿਸਤਾਨ ਵਿਚ—

ਇਸ ਵਲਾਇਤ ਵਿਚਦੰਦੀ ਗੁਰੂ ਬਾਬਾ ਨਾਨਕ ਸਾਹਿਬ ਪੱਛਮ ਦੀ ਉਦਾਸੀ(ਯਾਤ੍ਰਾ)ਸਮੇਂ ਜਾਂਦੇ ਐਂਦੇ ਦੋ ਵਾਰੀ ਲੰਘੇ ਹਨ। ਨਿਰੰਕਾਰੀ ਗੁਰੂ ਦੇ ਯਾਦਗਾਰੀ ਨਿਸ਼ਾਨ ਭੀ ਬਹੁਤ ਥਾਈਂ ਕਾਇਮ ਕਰਨ ਦੇ ਉੱਦਮ ਸਰਧਾਵਾਨ ਗੁਰ-ਸਿੱਖਾਂ ਕੀਤੇ ਹਨ। ਜਿਨ੍ਹਾਂ ਦੀ ਨਿਸ਼ਾਨ-ਦਿਹੀ ਤੇ ਸੇਵਾ ਵਿਚ ਬਾਬਾ ਮੀਹਾਂ ਸਾਹਿਬ ਦੀ ਬਖਸ਼ ਦੇ ਸਾਂਧੂਆਂ ਭੀ ਹਿੱਸਾ

ਇ: ਪੰ: ੪੮੧.

ਪਾਇਆ ਹੈ। ਚੁਨਾਂਚਿ—

ਕੰਧਾਰ ਸ਼ਹਿਰ ਦੇ ਸ਼ਿਕਾਰਪੁਰੀ ਬਾਜ਼ਾਰ ਵਿੱਚ 'ਵੱਡੀ ਧਰਮਸਾਲ' ਨਾਮੇ ਗੁਰਦੁਆਰਾ ਬੜਾ ਪ੍ਰਾਚੀਨ ਹੈ; ਜੋ ਬਾਬਾ ਮੀਂਹਾਂ ਸਾਹਿਬ ਦੇ ਸਤਾਰ੍ਹਵੇਂ ਚੇਲੇ ਭਾਈ ਮਾਨ ਦਾਸ ਜੀ ਦੇ ਉੱਦਮ-ਉਪਕਾਰ ਦਾ ਅਮਰ ਨੀਸ਼ਾਣੁ ਹੈ। ਇਸ ਨੂੰ 'ਬਾਬਾ ਸ੍ਰੀ ਚੰਦ ਜੀ ਦੀ ਧਰਮਸਾਲ' ਭੀ ਆਖਦੇ ਨਿ। ਹੋ ਸਕਦਾਇ; ਗੁਰੂ ਬਾਬੇ ਦੇ ਵਿਰਾਜਣ ਵਾਲੀ ਪਵਿੱਤ੍ਰ ਥਾਂ ਦਾ ਨਿਸ਼ਾਨ ਬਾਬਾ ਜੀ ਨੇ ਹੀ ਦਿੱਤਾ ਹੋਵੇ; ਤੇ ਗੁਰੂ-ਅਸਥਾਨ ਮਗਰੋਂ ਬਾਬਾ ਮੀਂਹਾਂ ਸਾਹਿਬ ਦੇ ਸੇਵਕਾਂ ਬਣਾਇਆ ਹੋਵੇ! ਬ-ਹਰ ਹਾਲ ਇਹ ਇਕ ਸਿੱਖ ਧਰਮ ਅਸਥਾਨ ਹੈ। ਅਰੁ ਇਸ ਪੱਧਤੀ ਦੇ ਸਿੱਖ ਸਾਧੂਆਂ ਹੀ ਇਸ ਦੀ ਸੇਵਾ ਕੀਤੀ ਹੈ। ਹਣ ਬੀ ਇਸੇ ਬਖਸ਼ ਦੇ ਸਾਧੂ ਏਥੋਂ ਦੋ ਪ੍ਰਬੰਧਕ ਮਹੰਤ ਹਨ। ਏਹਨਾਂ ਸੰਤਾਂ-ਮਹੰਤਾਂ ਦੇ ਉੱਦਮ ਤੇ ਪਰੇਰਨਾ ਨਾਲ ਹੀ ਗੁਰੂ ਕੀ ਨਗਰੀ ਅੰਮ੍ਰਿਤਸਰ ਵਿਚ ਲੂਣ ਮੰਡੀ ਵਾਲੀ ਧਰਮਸਾਲ ਵਜੂਦ ਵਿਚ ਆਈ ਹੈ।

'ਵੱਡੀ ਧਰਮ ਸਾਲਾ' ਦੇ ਪੁਰਾਣੇ ਤੇ ਸਿੱਖ-ਅਸਥਾਨ ਹੋਣ ਦਾ ਇਕ ਪ੍ਰਤੱਖ ਪ੍ਰਮਾਣ ਇਹ ਭੀ ਹੈ; ਕਿ ਇਸ ਵਿਚ 'ਸ੍ਰੀ ਗੁਰੂ ਗ੍ਰੰਥ ਸਾਹਿਬ' ਦੀ ਇੱਕ ਬੀੜ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੇ ਅਹਦਿ-ਮੁਬਾਰਕ ("ਸੰਮਤ ੧੭੨੫ ਅਹਾਜ਼ ਸੁਦੀ ਪ") ਦੀ ਲਿਖੀ ਹੋਈ ਵਿਰਾਜਮਾਨ ਹੈ। ਇਸ ਬੀੜ ਵਿੱਚ ਨੌਵੇਂ ਮਹਲ ਦੀ ਬਾਣੀ ਤੇ 'ਰਾਮ ਮਾਲਾ' ਆਦਿ ਸਾਰੀਆਂ ਵਾਧੂ ਰਚਨਾਂ, ਅਸਲ ਬੀੜ ਦੀ ਸਮਾਪਤੀ ਤੋਂ ਅਗਲੇ ਵਾਧੂ ਪੱਤ੍ਰਿਆਂ ਪੁਰ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਸ਼ਹੀਦੀ ਮਗਰੋਂ (ਸੱਤ-ਅੱਠ ਵਰ੍ਹੇ ਬੱਦਾ) ਸ਼ਾਮਿਲ ਹੋਈਆਂ ਹਨ।

ਧੰਨਿਵਾਦ—ਇਸ ਪੱਧਤੀ ਦੇ ਪ੍ਰਗਟਾਏ-ਬਣਵਾਏ ਸਿੱਖ ਧਰਮ-ਅਸਥਾਨਾਂ ਅਰੁ ਉਨ੍ਹਾਂ ਦੇ ਬਾਨੀ ਸੰਤਾਂ-ਮਹੰਤਾਂ ਦੇ ਬਹੁਤੇ ਸਮਚਾਰ, ਸਤਿਕਾਰ ਜੋਗ ਸੰਤਾਂ-ਬਾਵਾ ਬਿਸ਼ਨਦਾਸ ਜੀ, 'ਨਿਰਬਾਣਸਰ'-ਅੰਮ੍ਰਿਤਸਰ ਵਾਲੇ, ਮਹੰਤ ਆਦਿ ਰਾਮ ਜੀ ਬੀੜ ਖੇੜੀ, ਤੇ ਬਾਵਾ ਆਗਿਆ ਰਾਮ ਜੀ ਸਾਬਕ ਮਹੰਤ ਡੇਰਾ (ਛੱਤਾ) ਮਗਨੀ ਰਾਮ-ਪਟਿਆਲਾ-ਦੀ ਸਹਾਇਤਾ ਨਾਲ ਸੰਗਰਹਿ ਕੀਤੇ ਗਏ ਹਨ। ਇਨ੍ਹਾਂ ਤੋਂ ਬਿਨਾਂ 'ਗੁਰੂ ਉਦਾਸੀਨ ਮਤਿ ਦਰਪਨ' ਤੋਂ ਭੀ ਚੋਖੀ ਸਹਾਇਤਾ ਪ੍ਰਾਪਤਿ ਹੋਈ ਹੈ। ਇਸ ਲਈ ਇਨ੍ਹਾਂ ਸਭਨਾਂ ਦਾ ਸਤਿਕਾਰ ਸਹਿਤ ਧੰਨਿਵਾਦ !

ਸਿੱਖ ਹਿਸਟਰੀ ਸੋਸਾਇਟੀ ਤੇ ਉਸਦੇ ਪ੍ਰਕਾਸ਼ਨ

“ਸਿੱਖ ਹਿਸਟਰੀ ਸੋਸਾਇਟੀ” ਸੰਨ ੧੯੪੫ ਤੋਂ ਕਾਇਮ ਹੋਈ ਹੈ। ਇਸ ਦਾ ਮਨੋਰਥ ਇਸ ਦੇ ਨਾਮ ਤੋਂ ਪ੍ਰਗਟ ਹੈ। ਚੰਦਾ ਸੋਸਾਇਟੀ ਦਾ ੧੦) ਸਾਲ ਹੈ। ਅਰੁ ਸੋਸਾਇਟੀ ਵਲੋਂ ਤ੍ਰਿਮਾਹੀ ਰਸਾਲਾ ‘ਇਤਿਹਾਸਕ ਪੜ੍ਹ’ ਜਾਰੀ ਹੈ। ਜੋ ਮੈਂਬਰ ਸਾਹਿਬਾਨ ਨੂੰ ਮੁਢਤ ਭੇਜਿਆ ਜਾਂਦਾ ਹੈ। ਸੋਸਾਇਟੀ ਪੁਰਾਤਨ ਤਾਰੀਖੀ ਮਸਾਲਾ, ਸ਼੍ਰੋਮਣੀ ਕਮੇਟੀ ਵਲੋਂ ਕਾਇਮ ਹੋਈ ‘ਸਿੱਖ ਰੈਫਰੈਂਸ ਲਾਈਬ੍ਰੇਰੀ’ ਵਿਚ ਇਕੱਠਿਆਂ ਕਰ ਰਹੀ ਹੈ। ਉਸ ਵਿਚੋਂ ਅਣਛਪੇ ਤੇ ਜ਼ਰੂਰੀ ਮਸਾਲੇ ਨੂੰ ਆਪਣੇ ਮੈਗਜ਼ੀਨ ਰਾਹੀਂ ਇਤਿਹਾਸ-ਪ੍ਰਮੀਆਂ ਤੱਕ ਪਹੁੰਚਾ ਰਹੀ ਹੈ। ਨਾਲੇ ਪੁਸਤਕਾਂ ਦੇ ਰੂਪ ਵਿਚ ਭੀ ਪ੍ਰਕਾਸ਼ਤ ਕਰ ਰਹੀ ਹੈ। ਸੋਸਾਇਟੀ ਵਲੋਂ ਹੇਠ ਲਿਖੇ ਪੁਸਤਕ, ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਸਹਾਇਤਾ ਨਾਲ ਛਪ ਚੁਕੇ ਹੋਨ। ਮੈਂਬਰ ਸਾਹਿਬਾਨ ਇਹ ਪੁਸਤਕ, ਪੌਣੀ ਕੀਮਤ ਵਿਚ ਪ੍ਰਾਪਤ ਕਰ ਸਕਦੇ ਹਨ। ਕਤਾਬਾਂ ਦੀ ਕੀਮਤ ਲਾਗਤ ਮੁਜਬ ਹੀ ਰੱਖੀ ਗਈ ਹੈ।

੧—ਸਿੱਖ ਇਤਿਹਾਸਕ ਯਾਦਗਾਰਾਂ (ਪੰਜਾਬੀ)-ਭੇਟਾ ॥।)

੧੯੪੮ ਈ: ਵਿੱਚ ਦੀਪਮਾਲਾ ਦੇ ਮੌਕੇ ‘ਸਿੱਖ ਐਜੂਕੇਸ਼ਨਲ ਕਾਨਫ੍ਰੈਸ’ ਪਟਿਆਲੇ ਹੋਈ ਸੀ। ਉਸੇ ਮੌਕੇ ਕਿਲ੍ਹਾ ਮੁਬਾਰਕ ਵਿਚ ਸਿੱਖ ਇਤਿਹਾਸਕ ਯਾਦਗਾਰਾਂ ਦੀ ਪ੍ਰਦਰਸ਼ਨੀ ਦਾ ਪ੍ਰਬੰਧ ਭੀ ਕੀਤਾ ਗਿਆ ਸੀ। ਉਸ ਵਿਚ ਵਿਖਾਈਆਂ ਗਈਆਂ ਪੁਰਾਤਨ ਵਸਤਾਂ ਦਾ ਵਰਣਨ ਇਸ ਪੁਸਤਕ ਵਿੱਚ ਹੈ।

੨—ਗੁਰ ਪ੍ਰਣਾਲੀਆਂ (ਗੁਰਮੁਖੀ)-ਭੇਟਾ ੧॥)

ਜਿਤਨੀਆਂ ਕੁ ਲਿਖਤੀ ਗੁਰ ਪ੍ਰਣਾਲੀਆਂ ਸੋਸਾਇਟੀ ਨੂੰ ਹੁਣ ਤੱਕ ਲੱਭ ਸਕੀਆਂ ਹਨ, ਸਾਰੀਆਂ ਇਕੱਠੀਆਂ ਇਸ ਪੁਸਤਕ ਵਿੱਚ ਡਾਪ ਦਿੱਤੀਆਂ ਗਈਆਂ ਹਨ।

(੨)

੩—ਵਾਰ ਅੰਮ੍ਰਿਤਸਰ ਕੀ (ਪੰਜਾਬੀ)—ਭੇਟਾ ॥)

ਖਾਲਸਾ ਜੀ ਦਾ ਸਭ ਤੋਂ ਪਹਿਲਾ ਜੁੱਧ, ਮੁਗਲ-ਸ਼ਾਹੀ ਨਾਲ 'ਗੁਰੂ-ਚੱਕ' ਵਿਖੇ, ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਭੁ-ਲੋਕ ਸਿਧਾਰਨ ਤੋਂ ਇਕ ਸਾਲ ਬਾਦ ਹੋਇਆ। ਮੌਕੇ ਦੇ ਲਿਖਾਰੀ ਕਵਿ ਦਰਸ਼ਨ (ਸਿੰਘ) ਨੇ ਉਸ ਦਾ ਹਾਲ ਇਸ ਵਾਰ ਵਿਚ ਵਰਣਨ ਕੀਤਾ ਹੈ।

੪—ਪ੍ਰੇਮ ਸੁਮਾਰਗ ਗੰਬ (ਗੁਰਮੁਖੀ)—ਭੇਟਾ ੨)

ਇਹ 'ਸਿੱਖ-ਰਹਿਤ-ਮਰਯਾਦਾ' ਸੰਬੰਧੀ ਲੱਭੇ ਪੁਸਤਕਾਂ 'ਚੋਂ ਸਭ ਤੋਂ ਪੁਰਾਤਨ ਗੰਬ ਹੈ। ਜਿਸ ਦੀਆਂ ਹਦਾਇਤਾਂ ਪੁਰ ਅਮਲ ਕਰਨ ਵਾਸਤੇ ਬਾਬਾ ਰਾਮ ਸਿੰਘ ਜੀ ਨਾਮਧਾਰੀਆਂ ਦੇ ਮੁਖੀ ਆਗੂ ਨੇ ਆਪਣੇ ਸ਼ਰਧਾਲੂਆਂ ਨੂੰ ਤਾਕੀਦ ਕੀਤੀ ਹੈ। ਇਸ ਦਾ ਰਚਨ-ਕਾਲ, ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਤੋਂ ਬੜਾ ਹੀ ਚਿਰ ਬਾਦ ਸਹੀ ਹੁੰਦਾ ਹੈ। ਬੋਲੀ ਤੇ ਵਰਨਣ-ਛੰਗ ਭਾਈ ਮਨੀ ਸਿੰਘ 'ਸ਼ਹੀਦ' ਨਾਲ ਮਿਲਦੇ ਹਨ। ਖਾਲਸਈ ਜੀਵਨ ਦੇ ਹਰ ਪਹਿਲੂ ਉੱਤੇ ਸੁਝੋਗ ਲਿਖਾਰੀ ਨੇ ਬੜਾ ਸੋਹਣਾ ਚਾਨਣ ਪਾਇਆ ਹੈ। ਤੇ ਜੀਵਨ ਨਿਰਬਾਹ ਦੇ ਡੋਰ-ਤਰੀਕੇ ਵੱਡੇ ਹਨ। ਰਾਜ-ਭਾਗ ਵਾਲਾ ਹਿੱਸਾ ਖਾਸ ਤੌਰ ਪੁਰ ਪੜ੍ਹਨ ਯੋਗ ਹੈ। ਜੰਮਣ ਤੋਂ ਮਰਣ ਪ੍ਰਯੰਤ ਸਾਰੇ ਸੰਸਕਾਰ ਇਸ ਵਿੱਚ ਪੂਰਣ ਹਨ।

੫—ਅਮਰਨਾਮਾ (ਫਾਰਸੀ-ਪੰਜਾਬੀ)—ਭੇਟਾ ॥)

ਇਹ ਪੁਰਾਤਨ ਲਿਖਤ ਫਾਰਸੀ ਨਜ਼ਮ ਵਿੱਚ ਹੈ। ਗੁਰਮੁਖੀ ਅੱਖਰਾਂ ਵਿੱਚ ਤਬਦੀਲ ਤੇ ਪੰਜਾਬੀ ਵਿੱਚ ਉਲਥਾ ਕੇ ਡਾਪੀ ਗਈ ਹੈ। ਪ੍ਰਾਪਤਿ ਖਰੜਾ ਗੁਰਮੁਖੀ ਅੱਖਰਾਂ ਵਿੱਚ ਸੰ; ਉਸ ਨੂੰ ਭੀ ਫਾਰਸੀ ਅੱਖਰਾਂ ਵਿੱਚ ਸੁੱਧ ਕਰਕੇ ਨਾਲ ਸ਼ਾਮਿਲ ਕੀਤਾ ਹੈ। ਲਿਖਾਰੀ ਨੇ ਕੁਝ ਕੁ ਪੁਰਾਣੀਆਂ ਇਤਿਹਾਸਕ ਸਾਖੀਆਂ ਤੇ ਸਿੱਖੀ ਰਹੁ-ਰੀਤਾਂ ਪੁਰ ਚਾਨਣਾ ਪਾਇਆ ਹੈ।

੬—ਮੁਖਤਿਸਰ ਨਾਨਕ ਸ਼ਾਹੀ ਜੰਤ੍ਰੀ (ਉਰਦੂ)—ਭੇਟਾ ੧ =)

ਸੰ: ੧੫੨੬ ਬਿ: ਤੋਂ ਲੈਕੇ ੨੦੦੬ ਬਿ: ਤੱਕ ਹਰ ਸਾਲ ਦੀ ਵੈਸਾਖੀ ਵਿੱਚ ਪੈਂਦੀ ਅੰਗ੍ਰੇਜ਼ੀ, ਹਿੜਰੀ, ਫਸਲੀ ਅਤੇ ਇਲਾਹੀ ਮਹੀਨਿਆਂ ਦੀ ਤਾਰੀਖ, ਬਿਤਿ ਤੇ ਵਾਰ, ਇਸ ਜੰਤ੍ਰੀ ਤੋਂ ਜਾਣੇ ਜਾਂਦੇ ਹਨ।

(੩)

੭—ਤਾਰੀਖ ਅੰਮ੍ਰਿਤਸਰ (ਭਾਖਾ, ਉਰਦੂ ਤੇ ਫਾਰਸੀ)–ਭੇਟਾ ੧॥੧॥

ਇਸ ਪੁਸਤਕ ਵਿਚ ਅੰਮ੍ਰਿਤਸਰ ਨੱਗਰ ਸੰਬੰਧੀ ਬਿਤਿਹਾਸਕ ਲੇਖ, ਜੋ ਸੰਮਤ ੧੮੨੬ ਤੋਂ ੧੮੨੯ ਬਿਕ੍ਰਮੀ ਤੱਕ ਗੁਰਮੁਖੀ, ਉਰਦੂ ਤੇ ਫਾਰਸੀ ਵਿਚ ਲਿਖੇ ਹੋਏ, ਹੁਣ ਤੱਕ ਪ੍ਰਾਪਤਿ ਹੋਏ ਹਨ; ਅਣਛਪੇ ਪੁਸਤਕਾਂ 'ਚੋਂ ਲੈਕੇ ਉਰਦੂ ਅੱਖਰਾਂ ਵਿਚ ਛਾਪੇ ਗਏ ਹਨ। ਅਖੀਰ ਵਿੱਚ ਸ਼੍ਰੀ ਦਰਬਾਰ ਸਾਹਿਬ ਦਾ 'ਦਸਤੂਰੁਲ ਅੱਮਲ' ਭੀ ਸ਼ਾਮਿਲ ਕਰ ਦਿੱਤਾ ਗਿਆ ਹੈ।

੮—ਮਾਖਜ਼ਿ ਤਵਾਰੀਖਿ ਸਿੱਖਾਂ (ਫਾਰਸੀ)–ਭੇਟਾ ੧॥੧॥

ਇਸ ਵਿਚ ਪੁਰਾਣੀਆਂ ਫਾਰਸੀ ਕਿਤਾਬਾਂ ਵਿਚੋਂ ਸਿੱਖਾਂ ਸੰਬੰਧੀ ਦਸਾਂ ਗੁਰਾਂ ਦੇ ਸਮੇਂ ਤੱਕ ਦਾ ਪ੍ਰਾਪਤਿ ਹੋਇਆ ਮਸਾਲਾ ਚੁਣ ਕੇ ਦਿੱਤਾ ਗਿਆ ਹੈ।

੯—ਐਰਾਕਿ ਪ੍ਰੀਸ਼ਾਨ—ਤਵਾਰੀਖਿ ਪੰਜਾਬ (ਫਾਰਸੀ)–ਭੇਟਾ ੧॥੨॥

ਮਹਾਰਾਜਾ ਰਣਜੀਤ ਸਿੰਘ ਦੇ ਕੁਝ ਕੁ ਜੰਗਾਂ ਦਾ ਬ੍ਰਿਤਾਂਤ ਇਨ੍ਹਾਂ ਪੱਤ੍ਰਿਆਂ ਵਿਚ ਦਰਜ ਹੈ।

੧੦—ਸ਼ਾਹਨਾਮਾ-ਇ-ਰਣਜੀਤ ਸਿੰਘ (ਫਾਰਸੀ)–ਭੇਟਾ ੨)

ਮਹਾਰਾਜਾ ਗੁਲਾਬ ਸਿੰਘ ਦੇ ਸਮਕਾਲੀ ਕਵੀ ਅਹਿਮਦ ਯਾਰ 'ਸੌਲਵੀ'ਨੇ ਇਹ ਕਿਤਾਬ ਮਹਾਰਾਜੇ ਦੀ ਫਰਮਾਇਸ਼ ਪੁਰ ਲਿਖੀ ਹੈ। ਇਸ ਦੀ ਕੇਵਲ ਇਕਲੋਤੀ ਲਿਖਤੀ ਕਾਪੀ 'ਸੋਸਾਇਟੀ' ਨੂੰ ਪ੍ਰਾਪਤਿ ਹੋਈ ਸੀ, ਸੋ ਛਾਪ ਦਿੱਤੀ ਗਈ ਹੈ।

੧੧—ਦੀ ਪੰਜਾਬ ਇਨ ੧੮੩੯-੪੦ (The Punjab in 1839-40)–ਭੇਟਾ ੧੦)

ਇਹ ਬੜੀ ਅਹਮ ਤਵਾਰੀਖੀ ਪੁਸਤਕ ਹੈ। ਇਸ ਵਿਚ ਮਹਾਰਾਜਾ ਰਣਜੀਤ ਸਿੰਘ ਸ਼ੇਰਿ ਪੰਜਾਬ ਦੇ ਆਖਰੀ ਅੱਹਦ ਤੇ ਮਗਰੋਂ ਦੇ ਸਮਾਚਾਰ ਦਰਜ ਹਨ। ਅਸਲ ਰੋਜਨਾਮਚਾ, ਫਾਰਸੀ ਵਿਚ ੬ ਅਪੈਲ ੧੮੩੮ ਤੋਂ ੨ ਦਿਸੰਬਰ ੧੮੪੧ ਤੱਕ ਸੀ। ਜਿਸ ਨੂੰ ਉਨ੍ਹੀਂ ਦਿਨੀਂ ਹੀ ਅੰਗ੍ਰੇਜ਼ ਅਫਸਰਾਂ ਦੇ ਲਾਭ ਹਿਤ ਅੰਗ੍ਰੇਜ਼ੀ ਵਿੱਚ ਉਲਥਾਇਆ ਗਿਆ ਸੀ। ਅਤੁ ਹੁਣ ਭਾਰਤ ਦੇ ਕੌਮੀ ਮੁਨਸ਼ੀਖਾਨੇ (National Archives of India-New Delhi) ਨਵੀਂ ਦਿੱਲੀ ਵਿਚ ਸਾਂਭਿਆਂ ਹੋਇਆ

(8)

ਹੈ। ਭਾਰਤ ਸਰਕਾਰ ਤੋਂ ਆਗਿਆ ਲੈ ਕੇ, ਚੌਣਵੀਆਂ ਜ਼ਰੂਰੀ ਖਬਰਾਂ ਇਸ ਕਿਤਾਬ ਵਿਚ ਛਾਪੀਆਂ ਗਈਆਂ ਹਨ।

ਇਸ ਪੁਸਤਕ ਬਾਰੇ ਅੰਗ੍ਰੇਜ਼ੀ ਦੇ ਪ੍ਰਸਿੱਧ ਅਖਬਾਰ 'ਹਿੰਦੁਸਤਾਨ ਟਾਈਮਜ਼-ਨਿਊ' ਦਿਹਲੀ' ਨੇ ਇਹ ਅੱਖਰ ਲਿਖੇ ਹਨ:-

The Hindustan Times 29th Aug., 1954.

PUNJAB A CENTURY AGO

The Punjab In 1839—40 : By Ganda Singh,
Published by The Sikh History Society,
Amritsar, 1952; Pp. 310.

This volume consists of a number of selections from the newsletters known as 'the Panjab Akhbar', 'the Lahore Akhbar', etc. preserved in the National Archives of India, New Delhi. Most of them relate to 1839 and 1840 but there are also a few relating to 1841. These letters were originally written in Persian and were later translated into English for the benefit of the British officers. It is the English translation that is reproduced in the volume. They deal with what may be called the day-to-day happenings that came to the notice of the newswriters in the court of the Maharaja of the Sikhs in Lahore. The great Ranjit Singh was the Maharaja in the early part of 1839 and after his death he was succeeded by Kharak Singh, his eldest son. As the editor of the volume observes, these Akhars are not only a mine

ਫਿ: ਪੱ: ੪੮੬.

(4)

of information on the political events of the period but are also a source of light on the administrative system of the Sikh kingdom, on the official and private lives of the Maharajas and their courtiers, the social and economic conditions of the people and the variety of measures adopted by them from time to time to promote the welfare of their subjects. They also tell us what the fundamental weakness of the Sikh kingdom was and how it paved the way for the conquest of the kingdom by the British.

The earlier letters in the volume show how inspite of his illness Maharaja Ranjit Singh attended in person to all the affair of the State and issued orders and directions not only on matters of great importance but also on what may appear to be petty ones. That was the time of the British compaign against Afghanistan and as one of the parties to the Tripartite Treaty the Maharaja made it a point to fulfil in full all the obligations which he undertook. Among those who received the benefit of charities which he made during his days of illness the Brahmins occupied an important place. Personal intrigues among the courtiers and the Jagirdars were quite common and these proved to be of crucial

(६)

importance in the days following the death of the Maharaja and the accession of his son. It was these intrigues and the selfish interest which was behind them all that ultimately proved fatal to the very existence of the State. The letters contain references to a number of Europeans who were employed in the Sikh State—especially in the Army—and the usually generous treatment which they received at the hands of the rulers. Punishments for crimes were generally severe. Arrangements for getting news from one part of the kingdom to another were highly efficient. The skill shown by the blacksmiths of Lahore in manufacturing guns, matchlocks and other weapons was phenomenal. There are several references in the letters to the regulation of prices, some kind of relation and the kind of relief granted in times of scarcity.

The volume has been edited with great care by Mr. Ganda Singh, the Director of Archives in P. E. P. S. U. State. The necessary footnote have been included, The glossary and the chronology appended to the volume are specially useful. One of the attractions of the book is the coloured portrait of Maharaja Ranjit Singh.

ੴ ਪ੍ਰਸਾਦਿ

ਛਪ ਰਹੇ ਪੁਸਤਕ

੧—ਉਦਾਸੀ ਸਿੱਖਾਂ ਦੀ ਵਿਚਿਆ (ਪੰਜਾਬੀ)—

ਉਦਾਸੀ ਸੰਪ੍ਰਦਾਇ ਦਾ ਜਨਮ ਤੋਂ ਲੈ ਕੇ ਹੁਣ ਤਕ ਦਾ ਇਤਿ-ਹਾਸ, ਬੜੀ ਖੋਜ-ਪੜਤਾਲ ਤੋਂ ਬੱਚ ਲਿਖਿਆ ਗਿਆ ਹੈ। ਜੋ ੪੦੦ ਸਫੇ ਤੱਕ ਛਪ ਚੁੱਕਾ ਹੈ। ਬਾਕੀ ਛੇਤੀ ਤਿਆਰ ਕਰਕੇ ਪੂਰਨ ਕਰਨ ਦਾ ਜਤਨ ਜਾਰੀ ਹੈ।

੨—ਵਾਰ ਭੇਜੇ ਕੀ—ਪਾਤਸ਼ਾਹੀ ੧੦—

੩—ਸ਼ਹੀਦੀ ਭਾਈ ਗਾਜਾ ਸਿੰਘ

੪—ਸ੍ਰੀ ਦਸਮੇਸ਼ ਜੀ ਦੇ ਪ੍ਰਤੱਖ ਦਰਸ਼ਨ—

੫—ਇਕ ਇਤਿਹਾਸਕ ਘਟਨਾਵਲੀ—

੬—ਵਾਰ ਪਾਤਸ਼ਾਹੀ ਦਸਵੀਂ ਕੀ—

ਛਪ ਰਹੇ ਹਨ। ਅਰੁ ਛੇਤੀ ਹੀ ਪੂਰਣਤਾ ਪ੍ਰਾਪਤਿ ਕਰਕੇ, ਪਾਠਕਾਂ ਦੀ ਸੇਵਾ ਵਿਚ ਹਜ਼ਾਰ ਹੋ ਜਾਣਗੇ।

ਆਦਿ ਇਤਿ-
ਹਾਸਕ ਪ੍ਰਸੰਗ,
ਪ੍ਰਾਚੀਨ ਲਿਖਾਰੀਆਂ
ਦੇ ਲਿਖੇ ਹੋਏ ਇਕੱਠੇ
ਇਕ ਪੁਸਤਕ ਵਿਚ

ਇਨ੍ਹਾਂ ਤੋਂ ਬਿਨਾਂ ‘ਸਿੱਖ ਹਿਸਟਰੀ ਸੋਸਾਇਟੀ’ ਦੇ ਤ੍ਰਿਮਾਹੀ ਰਸਾਲੇ—‘ਇਤਿਹਾਸਕ ਪੱਤ੍ਰ’ ਦੇ ਪਿਛਲੇ ਦੋ ਸਾਲਾਂ ਦੇ ਕੁਝ ਕੁ ਸੈੱਟ ਭੀ ਸਾਡੇ ਪਾਸ ਮੌਜੂਦ ਹਨ। ਜਿਨ੍ਹਾਂ ਵਿਚੋਂ ‘ਸੋਸਾਇਟੀ ਦੇ ਜਨਮ ਤੋਂ ਲੈ ਕੇ ਹੁਣ ਤੱਕ ਦੀ ਕਾਰਗੁਜ਼ਾਰੀ ਦਾ ਪਤਾ ਲਗਦਾ ਹੈ। ਬਹੁਤ ਸਾਰਾ ਇਤਿ-ਹਾਸਕ ਮਸਾਲਾ, ਜੋ ਹਾਲਾਂ ਤੱਕ ਪੁਸਤਕ ਰੂਪ ਵਿੱਚ ਪਾਠਕਾਂ ਤੱਕ ਨਹੀਂ ਪਹੁੰਚ ਸਕਿਆ, ਇਨ੍ਹਾਂ ਪਰਚਿਆਂ ਵਿਚ ਮੌਜੂਦ ਹੈ। ਇਕ ਸਾਲ ਦੇ ਸੈੱਟ (ਚਾਰ ਪਰਚਿਆਂ) ਦੀ ਕੀਮਤ ੫) ਰੱਖੀ ਗਈ ਹੈ ॥

ਸਕੱਤਰ—

‘ਸਿੱਖ ਹਿਸਟਰੀ ਸੋਸਾਇਟੀ’

(੮)

ਸਿੱਖ ਰੈਫਰੈਂਸ ਲਾਇਬ੍ਰੇਰੀ

ਇਤਿਹਾਸਕ ਖੋਜ-ਪੜਤਾਲ ਦਾ ਸਾਰਾ ਨਿਰਭਰ, ਪ੍ਰਾਚੀਨ ਲਿਖਤਾਂ, ਹੁਕਮ ਨਾਮੇ, ਰੋਜ਼ਨਾਮਚੇ, ਸਾਖੀ ਪੋਥੀਆਂ ਤੇ ਹੋਰ ਇਸੇ ਤਰ੍ਹਾਂ ਦੇ ਮਸਾਲੇ ਉੱਤੇ ਹੈ। ਇਹ ਮਸਾਲਾ ਬੀ ਜੇ ਕਿਸੇ ਇੱਕ ਥਾਂ ਇਕੱਠਾ ਪਿਆ ਹੋਵੇ, ਤਦ ਹੀ ਖੋਜ-ਪੜਤਾਲ ਦਾ ਕੰਮ ਆਰੰਭ ਹੋ ਸਕਦਾ ਹੈ। 'ਸ਼੍ਰੋਮਣੀ ਗੁ: ਪ੍ਰ: ਕਮੇਟੀ' ਨੇ ਭਾਵੇਂ 'ਗੁਰਦੁਆਰਾ ਸੁਧਾਰ ਲਹਿਰ' ਦੇ ਜਨਮ ਤੋਂ ਹੀ ਸਿੱਖ ਧਰਮਸਾਲਾਂ ਤੇ ਗੁਰਦੁਆਰਿਆਂ ਦੇ ਇਤਿਹਾਸ ਲਿਖਣ ਦੀ ਲੋੜ ਪ੍ਰਤੀਤਿ ਸੀ, ਲੇਕਿਨ ਸਿੱਖ-ਇਤਿਹਾਸ-ਖੋਜ ਲਈ ਖਾਸ ਵਿਭਾਗ ਤੇ ਫੰਡ ਓਦੋਂ ਕਾਇਮ ਨਹੀਂ ਸੀ ਹੋ ਸਕਿਆ।

ਪ੍ਰੋਫੈਸਰ ਗੰਡਾ ਸਿੰਘ ਸਾਹਿਬ, 'ਹਿਸਟੋਰੀਅਨ' ਦੀ ਪ੍ਰੇਰਨਾ ਤੇ ਇਤਿਹਾਸ-ਪ੍ਰੇਮੀ ਸਿੱਖ ਲੀਡਰਾਂ ਦੇ ਉੱਦਮ ਉਤਸ਼ਾਹ ਨਾਲ ਫਰਵਰੀ ੧੯੭੪ ਵਿਚ 'ਸਿੱਖ ਹਿਸਟਰੀ ਸੋਸਾਇਟੀ' ਕਾਇਮ ਹੋਈ। ਸੋਸਾਇਟੀ ਵਲੋਂ ਸ਼੍ਰੋਮਣੀ ਕਮੇਟੀ ਨੂੰ ਇਕ 'ਕੰਦਰ ਲਾਇਬ੍ਰੇਰੀ' ਕਾਇਮ ਕਰਨ ਦੀ ਜ਼ਰੂਰਤ ਮਹਿਸੂਸ ਕਰਾਈ ਗਈ। ਜਿਸ ਪੁਰ ਸ਼੍ਰੋਮਣੀ ਕਮੇਟੀ ਨੇ ਗੁਰਮਤਾ ਨੰ: ੪੭੫-੬ ਮਿਤੀ ੨੦-੪-੪੫ ਰਾਹੀਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਬੱਚਤ ਵਿਚੋਂ ੫੦ ਹਜ਼ਾਰ ਰੁਪਯਾ ਖਰਚ ਕਰਕੇ, ਲੋੜੀਂਦੀ ਲਾਇਬ੍ਰੇਰੀ ਕਾਇਮ ਕਰਨ ਦਾ ਫੈਸਲਾ ਕੀਤਾ। ਅਰੁ 'ਸਿੱਖ ਹਿਸਟਰੀ ਸੋਸਾਇਟੀ' ਦੀ 'ਕੰਮੌ' ਕਰਨੀ ਕਮੇਟੀ ਇਤਿਹਾਸ ਖੋਜ ਸੰਬੰਧੀ ਅਪਣੀ ਸਲਾਹਕਾਰ ਨੀਯਤ ਕੀਤੀ। ਅਗਲੇ ਸਾਲ ੨੦੦੩ ਅੱਥਰੋਂ ਵਿਚ ਗੁਰਮਤਾ ਨੰਬਰ ੮੨੨ ਮਿਤੀ ੨੭-੪-੪੬ (੧੫ ਵੈਸਾਖ) ਦੁਆਰਾ, ਇਸ ਲਾਇਬ੍ਰੇਰੀ ਦਾ ਪ੍ਰਬੰਧ 'ਸਿੱਖ ਹਿਸਟਰੀ ਸੋਸਾਇਟੀ' ਦੇ ਜ਼ਿੰਮੇ ਲਾ ਕੇ ਇਤਿਹਾਸਕ ਖੋਜ-ਪੜਤਾਲ ਪੁਰ ਲੀਤੇ ਆਪਣੇ ਮੁਲਾਜ਼ਮ ਭੀ 'ਸੋਸਾਇਟੀ ਦੀ ਨਿਗਰਾਨੀ ਤੇ ਹਦਾਯਤਾਂ ਹੇਠ ਕੰਮ ਕਰਨ ਲਈ ਦੇ ਦਿੱਤੇ।

ਇਨ੍ਹਾਂ ਫੈਸਲਿਆਂ ਤੋਂ ਬੱਦ ਤੁਰਤ ਹੀ 'ਸਿੱਖ ਰੈਫਰੈਂਸ ਲਾਇਬ੍ਰੇਰੀ' ਕਾਇਮ ਹੋ ਗਈ ਤੇ 'ਸੁਸਾਇਟੀ' ਨੇ ਇਸ ਨੂੰ ਲੋੜੀਂਦੇ ਪੁਸਤਕਾਂ ਤੇ ਮਸਾਲੇ ਨਾਲ ਭਰਪੂਰ ਕਰਨ ਵਾਸਤੇ ਕਮਰ-ਕੱਸੇ ਕਰ ਲਏ। ਸਨ ੧੯੪੭ ਦੇ ਘੱਲੂਘਾਰੇ ਸਮੇਂ ਇਸ ਜ਼ਰੂਰੀ ਕਾਰਜ ਵਿਚ ਵਿਖਨ ਜ਼ਰੂਰ ਪਦੇ; ਪਰ ਸੋਸਾਇਟੀ ਨੇ ਲਗਦੇ-ਚਾਰੇ ਆਪਣਾ ਕੰਮ ਜਾਰੀ ਰਖਿਆ। ਜਿਸ ਦਾ ਸਿੱਟਾ, ਇਹ ਲਾਇਬ੍ਰੇਰੀ ਖੁਦ ਪ੍ਰਤੱਖ ਪ੍ਰਮਾਣ ਹੈ।

ਇ. ਪ. ੮੮੦.

ਲਾਇਬ੍ਰੇਰੀ ਖੁੱਲ੍ਹਣ ਦਾ ਸਮਾਂ

‘ਸਿੱਖ ਰੈਫ੍ਰੋਨ ਲਾਇਬ੍ਰੇਰੀ’ ਹਰ ਤੁੱਤਿ ਵਿੱਚ ਦਿਨੇ ਦਸ ਵਜੇ ਤੋਂ
ਧ ਵਜੇ ਤੱਕ (ਛੇ ਘੰਟੇ) ਖੁੱਲ੍ਹੀ ਰਹਿੰਦੀ ਹੈ। ਲੇਕਿਨ ਹਰ ਐਤਵਾਰ
ਤੇ ‘ਸ਼੍ਰੋਮਣੀ ਗੁ: ਪ੍ਰ: ਕਮੇਟੀ’ ਵੱਲੋਂ ਨੀਯਤ ਹੋਈਆਂ ਹੋਠ ਲਿਖੀਆਂ
ਛੁੱਟੀਆਂ ਵਿੱਚ ਬੰਦ ਹੁੰਦੀ ਹੈ:-

੧. ਵੈਸਾਖੀ	੨ ਦਿਨ
੨. ਸ਼ਹੀਦੀ ਪੁਰਬ ਸ਼੍ਰੀ ਗੁਰੂ ਅਰਜੁਨ ਦੇਵ	੧ ਦਿਨ
੩. ਜਨਮੇਤਸਵ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ	੧ ਦਿਨ
੪. ਭਾਦ੍ਰੋ-ਮੱਸਿਆ	੧ ਦਿਨ
੫. ਪ੍ਰਥਮ-ਪ੍ਰਕਾਸ਼ ਸ਼੍ਰੀ ਗੁਰੂ ਗ੍ਰੰਥ ਸਾਹਿਬ	੧ ਦਿਨ
੬. ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਭਲੋਕ-ਰਾਮਨ	੧ ਦਿਨ
੭. ਤੀਜੇ ਪਾਤਿਸ਼ਾਹ ਦਾ ਜੋਤੀ ਜੋਤਿ ਸਮਾਵਣ	੧ ਦਿਨ
੮. ਸਤਿਗੁਰੂ ਨਾਨਕ ਰਾਇ ਦਾ ਜੋਤੀ ਜੋਤਿ ਸਮਾਵਣ	੧ ਦਿਨ
੯. ਬਈਜਲਾਸ ਖਾਲਸਾ ਦਰਬਾਰ (ਦਸਹਰਾ)	੩ ਦਿਨ
੧੦. ਜਨਮੇਤਸਵ ਸ਼੍ਰੀ ਗੁਰੂ ਰਾਮਦਾਸ ਜੀ	੨ ਦਿਨ
੧੧. ਦੀਪਮਾਲਾ	੨ ਦਿਨ
੧੨. ਪ੍ਰਕਾਸ਼ੇਤਸਵ ਸਤਿਗੁਰੂ ਨਾਨਕ ਰਾਇ	੨ ਦਿਨ
੧੩. ਸ਼ਹੀਦੀ ਪੁਰਬ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ	੧ ਦਿਨ
੧੪. ਸ਼ਹੀਦੀ ਦਿਨ-ਵੱਡੇ ਸਾਹਿਬਜ਼ਾਦੇ	੧ ਦਿਨ
੧੫. „ ਛੋਟੇ ਸਾਹਿਬਜ਼ਾਦੇ	੧ ਦਿਨ
੧੬. ਜਨਮੇਤਸਵ-ਦਸਵੇਂ ਪਾਤਿਸ਼ਾਹ ਦਾ	੨ ਦਿਨ
੧੭. ਮਾਘੀ	੧ ਦਿਨ
੧੮. ਬਸੰਤ ਪੰਚਮੀ	੧ ਦਿਨ
੧੯. ਮੇਲਾ ਕੋਠਾ ਸਾਹਿਬ (ਵੱਲਾ)	੧ ਦਿਨ
੨੦. ਸ਼ਹੀਦੀ ਮੇਲਾ ਸ਼੍ਰੀ ਨਨਕਾਣਾ ਸਾਹਿਬ ਤੇ } ਗੰਗਸਰ-ਜੈਤੇ }	੧ ਦਿਨ

(੧੦)

੨੧. ਹੋਲਾ-ਮਹੱਲਾ

੨੨. ਚੇਤ-ਚੌਦਸਿ

੬ ਦਿਨ

੧ ਦਿਨ

੩੪ ਦਿਨ

ਇਨ੍ਹਾਂ ਤੋਂ ਬਿਨਾਂ ਸਾਲ ਵਿੱਚ ਤਿੰਨ ਦਿਨ ਸੀਆਂ ਛੁੱਟੀਆਂ ਲੋੜ
ਪੈਣ ਪੁਰ ਹੋਰ ਹੋ ਸਕਦੀਆਂ ਹਨ। ਐਤਵਾਰ ਦੀ ਪੱਕੀ ਛੁੱਟੀ ਤੋਂ ਇਲਾਵਾ
ਹੋਰਨਾਂ ਛੁੱਟੀਆਂ ਬਾਰੇ ਨੋਟਸ ਇਕ ਦਿਨ ਪਹਿਲੋਂ ਲਾਇਬ੍ਰੇਰੀ ਦੇ
ਸਾਹਮਣੇ ਲਾ ਦਿੱਤਾ ਜਾਂਦਾ ਹੈ; ਤਾਂ ਜੋ ਬਾਹਰੋਂ ਆਵਣ ਵਾਲੇ ਸੋਜਨਾਂ
ਨੂੰ ਵਿਆਰਬ ਖੇਤਰ ਨਾ ਹੋਵੇ।

(ਲਾਇਬ੍ਰੇਰੀਅਨ)

ਆਪਦਾ ਜ਼ਰੂਰੀ ਫਰਜ਼

‘ਇਤਹਾਸ’ ਕੌਮ ਦੀ ਜਿੰਦ-ਜਾਨ ਹੁੰਦਾ ਹੈ। ਜਿਉਂ ਦੋਆਂ ਕੌਮਾਂ
ਇਸੇ ਕੁਝੇ ੧੩ ਤੋਂ ਪ੍ਰਤਿਵਾਂ ਲੈ ਰੋਹਨਾ ਜ਼ਰੂਰੀ ਫਰਜ਼ਾਂ ਨਾਲ ਇਸ
ਪਾਸੇ ਭੀ ਜਾਏ ਧਿਆਨ ਵਰਾਂ, ਅਤੁ ਧਨੁ ਖਰਚਦੀਆਂ ਹਨ। ਸਿੱਖ
ਕੌਮ ਦਾ ਇਤਿਹਾਸ ਜਿਤਨਾ ਵਧੇਰੇ ਸ਼ਾਨਦਾਰ ਤੇ ਫਖਰ ਯੋਗ ਹੈ,
ਉਤਨਾਂ ਹੀ ਵਧੇਰੇ ਅਧੂਰਾ, ਖਿੰਡਿਆ-ਪੁੰਡਿਆ ਤੇ ਉਲਝਿਆ
ਹੋਇਆ ਹੈ। ਦੁਸ਼ਮਨ ਤੇ ਹਾਕਮ ਕੌਮਾਂ ਨੇ ਅਪਣੇ ਮਤਲਬ ਲਈ ਸਾਡੀ
ਤਾਰੀਖ ਨੂੰ ਜਾਣ-ਬੁੱਝ ਕੇ ਭੀ ਵਿਗਾਡਿਆ ਹੈ। ਇਤਿਹਾਸ ਨੂੰ ਸੁੱਧ ਤੇ
ਸੁਲਝੀ ਹੋਈ ਸੂਰਤਿ ਵਿੱਚ ਪ੍ਰਕਾਸ਼ ਕਰਨਾ, ਬੜੀ ਜ਼ਿਮੇਵਾਰ ਤੇ
ਸਰਦੀ-ਪੁਜਦੀ ਜਥੇਬੰਦੀ ਦਾ ਹੀ ਕੰਮ ਹੈ। ਇਹੋ ਵਿਚਾਰ ਕੇ “ਸਿੱਖ
ਹਿਸਟਰੀ ਸੋਸਾਇਟੀ” ਕਾਇਮ ਹੋਈ ਹੈ। ਸੋ ਇਸ ਨੂੰ ਸਹੀ ਅਰਥਾਂ
ਵਿੱਚ ਸਮਰੱਥ ਬਨਾਣ ਲਈ ਆਪ ਪੱਕੇ ਮੈਂਬਰ ਬਣੋ ਤੇ ਹੋਰਨਾਂ ਨੂੰ
ਬਣਾਓ। ਚੰਦਾ ਸਾਲਾਨਾ (੧੦) ਹੈ।

(ਸਕੱਤ੍ਰ)

B - 1520

ਸ: ਸਰਮਖ ਸਿੰਘ 'ਅਮੇਲ' ਐਡੀਟਰ, ਪਿੰਟਰ ਤੇ ਪਬਲਿਸ਼ਰ ਨੇ ਸਿੱਖ ਹਿਸਟਰੀ ਸੋਸਾਇਟੀ
ਅੰਮ੍ਰਿਤਸਰ ਲਈ ਗਰੁਦਆਰਾ ਪਿੰਟਿੰਗ ਪ੍ਰੈਸ (ਰਾਮਸਰ ਰੋਡ) ਅੰਮ੍ਰਿਤਸਰ ਵਿਚ
ਛਪਵਾ ਕੇ ਦਫ਼ਤਰੂ ਸਿੱਖ ਹਿਸਟਰੀ ਸੋਸਾਇਟੀ (ਗੁਰੂ ਰਾਮਦਾਸ
ਨਿਵਾਸ, ਹਾਲ ਨੰ: ੪) ਤੋਂ ਪ੍ਰਕਾਸ਼ਤ ਕੀਤਾ ॥